

# ਮਾਨਸਰੋਵਰ

ਡਾ: ਕੁਲਵੰਤ ਸਿੰਘ

ਅਕਾਡਮੀ ਆਫ ਗੁਰੂ ਗ੍ਰੰਥ ਸਟੱਡੀਜ਼  
ਯੂ. ਐਸ. ਏ.

## ੴ

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ (1, 1-1)

## ਉੱਦਮ

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥ (5, 495-2)

ਉਦਮੁ ਕਰਤ ਮਨੁ ਨਿਰਮਲੁ ਹੋਆ ॥ (5, 99-11)

ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ (5, 815-17)

ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥ (5, 522-15)

ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ (5, 137-11)

ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ (5, 519-8)

ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ (5, 705-7)

## ਉੱਧਾਰ

ਨਾਨਕੁ ਕਹੇ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥ (5, 214-12)

ਕੋਈ ਗਾਵੈ ਕੇ ਸੁਣੈ ਕੋਈ ਕਰੈ ਬੀਚਾਰੁ ॥ ਕੇ ਉਪਦੇਸੈ ਕੇ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ (5, 300-11)

ਜਗਤੁ ਜਲ ਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ (3, 853-11)

ਖੜੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ ਜਿਨਿ ਜਾਨਿਓ ਪ੍ਰਭੂ ਆਪਨਾ ਨਾਨਕ ਤਿਸਹਿ ਰਵਾਲ ॥ (5, 300-14)

ਜੇਤੇ ਖੰਡ ਬ੍ਰਹਮੰਡ ਉਧਾਰੇ ਤਿਨੁ ਖੇ ॥ (5, 397-19)

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥ (5, 760-2)

ਉਧਰੇ ਭ੍ਰਮ ਮੋਹ ਸਾਗਰ ॥ ਲਗਿ ਸੰਤਨਾ ਪਗ ਪਾਲ ॥ (5, 1119-13)

ਹਮਰੇ ਸਹਾਉ ਸਦਾ ਸਦ ਭੂਲਨ ਤੁਮ੍ਹਰੇ ਬਿਰਦੁ ਪਤਿਤ ਉਧਰਨ ॥ (5, 828-3)

ਸਾਧੂ ਸੰਗਿ ਹੋਵੈ ਉਧਾਰੁ ॥ (5, 1138-9)

ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥ (5, 916-16)

## ਉਸਤਤ

ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥ (3, 67-8)

## ਉਸਤਤ ਨਿੰਦਿਆ

ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥ (9, 685-5)

ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥ (9, 219-3)

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥ (5, 1361-15)

ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ (5, 295-16)

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥ (9, 1427-1)

ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ (9, 1186-9)

ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ (5, 281-6)

ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ (4, 301-5)

ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ (5, 100-7)

ਗੁਰ ਪਰਸਾਦੀ ਸਬਦਿ ਸਲਾਹੀ ॥ (3, 119-2)

ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥ (3, 36-5)

## ਉਜਾੜ

ਹੋਇ ਸੁਜਾਖਾ ਨਾਨਕਾ ਸੇ ਕਿਉ ਉਝੜਿ ਪਾਇ ॥ (2, 954-15)

ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ (1, 149-6)

ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ ਸੰਤ ਕਾ ਦੋਖੀ ਉਝੜਿ ਪਾਈਐ ॥ (5, 280-8)

ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ (5, 707-18)

ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥ (5, 105-7)

ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੇਈ ਥਾਉ ॥ (5, 707-17)

## ਉਡੀਕ

ਪ੍ਰਭ ਕੀਜੈ ਕਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ  
ਗਲਿ ਲਾਵਹਿਗੇ ॥ (4, 1321-2)

ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥ (5, 624-11)

ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ  
॥ (4, 1421-17)

ਦਹ ਦਿਸ ਛੜੁ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹੁ ਪਿਰੁ  
ਪਰਦੇਸਿ ਸਿਪਾਇਓ ॥ (5, 624-8)

ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥ (5, 830-4)

## ਉਦਾਸੀ

ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥ (ਕਬੀਰ, 1157-18)

ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥ (5, 1227-19)

ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ (3, 26-11)

ਦਾਸਨਿ ਦਾਸ ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥ (3, 232-11)

ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥ (4, 1070-18)

ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥ (3, 1249-6)

ਹਰਿ ਕੀ ਭਗਤਿ ਰਤੇ ਬੈਰਾਗੀ ਚੁਕੇ ਮੋਹ ਪਿਆਸਾ ॥ ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ  
ਉਦਾਸਾ ॥ (1, 437-18)

ਗੁਰਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥ (1, 992-18)

ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥ (5, 1002-2)

ਮਨੁ ਰੇ ਗ੍ਰਿਹੁ ਹੀ ਮਾਹਿ ਉਦਾਸੁ ॥ (3, 26-14)

## ਉਪਕਾਰ

ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥ ਅਉਗਣ ਸਭਿ ਮਿਟਾਇਕੈ ਪਰਉਪਕਾਰੁ ਕਰੇਇ  
॥ (5, 218-14)

ਮਿਥਿਆ ਤਨੁ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ (5, 269-2)

ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ (5, 273-3)

ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ (5, 263-8)

ਪਰ ਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ  
ਮਤਵਾਰੋ ਮਦ ਮਾਇਓ ॥ (5, 712-10)

ਜਨਮ ਮਰਣ ਦੁਹਰੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ  
ਸਿਉ ਲੈਨਿ ਮਿਲਾਏ ॥ (5, 749-2)

ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲ ਤ  
॥ (ਕਬੀਰ, 1376-19)

ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥  
(5, 815-19)

ਹਰਿ ਜਨ ਉਤਮ ਉਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ (4, 493-4)

### ਉਪਦੇਸ

ਉਪਦੇਸੁ ਕਰੇ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ (5, 380-3)

ਅਵਰ ਉਪਦੇਸੈ ਆਪਿ ਨ ਬੂਝੈ ॥ (5, 372-18)

ਆਪਿ ਕਮਾਉ ਅਵਰਾ ਉਪਦੇਸ ॥ (5, 185-7)

ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ (1, 1290-7)

ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ (5, 519-5)

ਆਖਣਿ ਜਾਈਐ ਜੇ ਭੂਲਾ ਹੋਈ ॥ (3, 114-4)

ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥ (5, 499-10)

ਸਤਿਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ (5, 48-3)

ਖੜੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਪਰੈ ਸੋ ਕਲਿ  
ਮਹਿ ਘਟਿ ਘਟਿ ਨਾਨਕ ਮਾਝਾ ॥ (5, 747-19)

ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ  
ਗਲਿ ਲਾਵੈ ॥ (5, 624-18)

ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ (1, 1330-1)

ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ (1, 766-3)

ਆਪਿ ਨ ਬੂਝੈ ਲੋਕ ਬੁਝਾਵੈ ॥ ਮਨ ਕਾ ਅੰਧਾ ਅੰਧੁ ਕਮਾਵੈ ॥ (3, 832-18)

ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥ (5, 887-18)

ਅਵਰ ਉਪਦੇਸੈ ਆਪਿ ਨ ਕਰੈ ॥ (5, 269-8)

ਕਾਮ ਕਾਯਿ ਸਿਉ ਠਾਟੁ ਨ ਬਨਿਆ ॥ ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ (5, 1347-12)

### ਉਪਾਉ

ਉਪਾਵਾ ਸਿਰਿ ਉਪਾਉ ਹੈ ਨਾਉ ਪਰਾਪਤਿ ਹੋਇ ॥ (3, 851-8)

ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ (5, 521-8)

ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤਮੁਰੈ ਹਾਥ ਮੈ ਤੁਮ ਹੀ ਹੋਤ  
ਸਹਾਇ ॥ (9, 1429-4)

ਆਨ ਉਪਾਵ ਨਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ (5, 1203-16)

ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥ (5, 1139-16)

ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ (5, 45-3)

ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥ (5, 1151-15)

ਬਲੁ ਛੁਟਕਿਓ ਬੰਧਨ ਪਰੇ ਕਛੁ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ  
ਸਹਾਇ ॥ (9, 1429-3)

### ਉਪਾਧ ਬਿਆਧ

ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥ (5, 496-14)

ਮਿਟੀ ਬਿਆਧਿ ਸਰਬ ਸੁਖ ਹੋਏ ਗੁਣ ਸਦਾ ਬੀਚਾਰਿ ॥ (5, 500-17)

ਸਾਧਸੰਗਿ ਉਧਾਰਿ ਇਹਮਨੁ ਆਠ ਪਹਰ ਆਰਾਧਿ ॥ ਕਾਮੁ ਕਾਏ ਅਹੰਕਾਰੁ ਬਿਨਸੈ ਮਿਟੈ ਸਗਲ  
ਉਪਾਧਿ ॥ (5, 501-16)

ਰੇ ਚਿਤ ਚਰਣ ਕਮਲ ਅਰਾਧਿ ॥ ਸਰਬ ਸੁਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥ (5, 501-  
10)

ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ (5, 297-6)

ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ (5, 249-12)

### ਉਮਾਹ

ਤੇਰੇ ਜਨੁ ਹਰਿ ਜਸੁ ਸੁਨਤ ਉਮਾਹਿਉ ॥ (5, 1299-7)

ਹਰਿ ਹਰਿ ਹਰਿ ਜਸੁ ਘੁਮਰਿ ਪਾਵਹੁ ਮਿਲਿ ਸਤਸੰਗਿ ਉਮਾਹਾ ਰਾਮ ॥ (4, 698-18)

ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਉਮਾਹਾ ਰਾਮ ॥ (4, 699-5)

ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥ (5, 1268-19)

ਮੇਰੇ ਮਨ ਜਪਿ ਰਾਮ ਨਾਮੁ ਉਮਾਹਾ ॥ (4, 606-15)

ਗੁਣ ਗਾਵਹੁ ਗੁਣ ਬੋਲਹੁ ਬਾਣੀ ਹਰਿ ਗੁਣ ਜਪਿ ਉਮਾਹਾ ਰਾਮ ॥ (4, 699-16)

### ਉਲਟੇ ਕੰਮ

ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥ (5, 1075-18)

ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ (5, 367-8)

ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥ (5, 1002-10)

ਬਿਨੁ ਕਣ ਖਲਹਾਨੁ ਜੈਸੇ ਗਾਹਨੁ ਪਾਇਆ ॥ ਤਿਉ ਸਾਕਤ ਤੇ ਕੇ ਨ ਬਰਾਸਾਇਆ ॥ (5, 1137-3)

ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ (5, 1138-19)

ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥ (ਕਬੀਰ, 1377-11)

ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥ (1, 229-8)

ਮੀਠੇ ਕਉ ਕਉਤਾ ਕਹੈ ਕੜੁਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥ (1, 229-7)

ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੁਛੈ ਧਰਮ ਰਾਇ ॥ (ਕਬੀਰ, 1375-18)

ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥ (1, 229-5)

ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੇ ਨਹੀ ਭਾਇਆ ॥ (1, 229-6)

ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥ (1, 229-3)

ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥ (1, 229-4)

### ਉਚ ਨੀਚ

ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ (1, 1-8)

ਸਭ ਉਤਮ ਕਿਸੁ ਆਖਉ ਹੀਨਾ ॥ (1, 1189-4)

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ (1, 15-8)

ਉਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ (5, 319-16)

ਆਪਸ ਕਉ ਜੋ ਜਾਣੈ ਨੀਚਾ ॥ ਸੋਉ ਗਨੀਐ ਸਭ ਤੇ ਉਚਾ ॥ (5, 266-7)

ਨੀਚ ਉਚ ਨਹੀ ਮਾਨ ਅਮਾਨ ॥ ਬਿਆਪਿਕ ਰਾਮ ਸਗਲ ਸਾਮਾਨ ॥ (ਕਬੀਰ, 344-5)

### ਓ

ਓਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥ (5, 897-1)

### ਓਅੰ

ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ (5, 250-8)

ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ (5, 250-12)

## ਓਅੰਕਾਰ

ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਸਭ ਰਾਤੀ ॥ (5, 1003-17)

ਓਅੰਕਾਰਿ ਏਕੇ ਰਵਿ ਰਹਿਆ ਸਭ ਏਕਸ ਮਾਹਿ ਸਮਾਵੈਗੋ ॥ ਏਕੇ ਰੂਪੁ ਏਕੇ ਬਹੁ ਰੰਗੀ ਸਭ ਏਕਤੁ  
ਬਚਨਿ ਚਲਾਵੈਗੋ ॥ (4, 1310-11)

ਓਅੰਕਾਰਿ ਸਭ ਸ੍ਰਿਸਟਿ ਉਪਾਈ ॥ (3, 1061-15)

ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥  
ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ (1, 929-19)

ਓਅੰਕਾਰ ਲਖੈ ਜਉ ਕੋਈ ॥ ਸੋਈ ਲਖਿ ਮੇਟਣਾ ਨ ਹੋਈ ॥ (ਕਬੀਰ, 340-9)

## ਓਹ ਆਪੇ

ਆਪੇ ਦਿਨਸੁ ਆਪੇ ਹੀ ਰੈਣੀ ॥ (1, 1020-18)

ਆਪੇ ਪੁਰਖੁ ਆਪੇ ਹੀ ਨਾਰੀ ॥ (1, 1020-15)

ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥ (1, 1020-19)

ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥ (1, 1021-2)

ਆਪੇ ਤ੍ਰਿਪਤਾ ਆਪੇ ਮੁਕਤਾ ॥ (1, 1035-6)

ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ (1, 1047-17)

## ਓਲਾ

ਜੀਅਰੇ ਓਲ੍ਹਾ ਨਾਮ ਕਾ ॥ (5, 211-1)

ਜੇਹੰ ਕਾਰਜਿ ਰਹੈ ਓਲ੍ਹਾ ਸੋਇ ਕਾਮੁ ਨ ਕਰਿਆ ॥ (5, 408-9)

ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥ (5, 179-1)

## ਓਟ

ਬਲੁ ਛੁਟਕਿਓ ਬੰਧਨ ਪਰੇ ਕਛੁ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ  
ਸਹਾਇ ॥ (9, 1429-3)

ਜੋ ਕਿਛੁ ਕਰੀ ਸੁ ਤੇਰਾ ਤਾਣੁ ॥ ਤੂੰ ਮੇਰੀ ਓਟ ਤੂੰਹੈ ਦੀਬਾਣੁ ॥ (5, 371-16)

ਤੂੰ ਮੇਰੀ ਓਟ ਤੂੰ ਹੈ ਮੇਰਾ ਮਾਣਾ ॥ (5, 103-14)

ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ (5, 521-8)

## ਓਨਮ

ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥ (1, 930-1)



## ਅੱਗੇ

ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥ (1, 472-8)

ਮਤੁ ਕੇ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ (1, 730-2)

ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹਿ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ  
ਕੰਮਿ ॥ (ਫਰੀਦ, 1383-7)

ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥ (1, 730-6)

ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ (3, 1094-1)

ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥ (1, 1026-3)

## ਅੱਨਸਥਿਰਤਾ

ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥ (ਫਰੀਦ,  
1382-18)

ਬਿਰਖ ਬਸੇਰੇ ਪੰਖਿ ਕੇ ਤੈਸੇ ਇਹੁ ਸੰਸਾਰੁ ॥ (ਕਬੀਰ, 337-16)

ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤ ॥ (5, 50-12)

ਜੇ ਦੀਸੈ ਸੋ ਉਪਜੈ ਬਿਨਸੈ ॥ (1, 352-7)

ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥ (ਕਬੀਰ, 481-8)

ਸਭਨਾ ਸਾਹੁਰੈ ਵੰਵਣਾ ਸਭਿ ਮੁਕਲਾਵਣਹਾਰ ॥ (5, 50-19)

ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ॥ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥ (ਕਬੀਰ,  
91-17)

ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥  
(9, 1428-17)

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ (1, 23-5)

ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥ (5, 390-12)

ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥ (ਫਰੀਦ, 1382-16)

ਜੇ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੂ ॥ (5, 50-5)

ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ (5, 1083-9)

ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੇ ਦੀਸੈ ਜਿਉ ਤਰਵਰ  
ਕੀ ਛਾਏ ॥ (5, 212-18)

ਜੇ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ  
॥ (9, 1429-1)

ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ  
ਸੰਸਾਰੁ ॥ (9, 1428-18)

ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥  
(ਫਰੀਦ, 488-16)

ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥  
(ਫਰੀਦ, 1382-1)

ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ (1, 61-12)

### ਅੱਪਵਿਤਰ

ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥ (1, 489-6)

ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ  
॥ 1 ॥ (, -)

ਕਹੁ ਪੰਡਿਤ ਸੂਚਾ ਕਵਨ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥ (ਕਬੀਰ, 1195-5)

ਮਨ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ ਮੁਖ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ (1,  
55-19)

ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ (1, 1344-17)

ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥ (5, 47-10)

ਮੁਹਿ ਫੇਰਿਐ ਮੁਹੁ ਜੂਠਾ ਹੋਇ ॥ (1, 1240-5)

ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥ (5, 297-11)

### ਅੰਤ ਸਮੇ

ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥ (ਕਬੀਰ, 656-8)

ਕਾ ਕੇ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ (5, 253-5)

ਮੂੜ੍ਹੇ ਕਾਹੇ ਬਿਸਾਰਿਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥ (1, 1189-15)

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥ (9, 634-7)

ਅੰਤਿ ਨ ਸਾਹਿਬੁ ਸਿਮਰਿਆ ਜਾਈ ॥ (1, 750-15)

ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ (ਕਬੀਰ, 1369-8)

ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੋਲੀ ਕੋਇ ਨ ਹੋਇ ॥ (4, 41-19)

ਅੰਤ ਕਾਲਿ ਕੇ ਬੋਲੀ ਨਾਹੀ ॥ (1, 1023-10)

ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ (1, 906-18)

ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥ (9, 536-17)

ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ (ਕਬੀਰ, 1159-10)  
ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ (3,  
601-13)  
ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ (5, 382-7)  
ਸਗਲ ਭਰਮ ਡਾਰਿ ਦੇਹਿ ਗੋਬਿੰਦ ਕੇ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥ (1,  
1352-9)

### ਅੰਤਰਜਾਮੀ

ਪ੍ਰਭ ਮੇਰਾ ਅੰਤਰਜਾਮੀ ਜਾਣੁ ॥ (5, 1323-3)  
ਅੰਤਰਜਾਮੀ ਸੋ ਪ੍ਰਭੁ ਪੂਰਾ ॥ (5, 563-3)  
ਤੂ ਵਡਦਾਤਾ ਅੰਤਰਜਾਮੀ ॥ (5, 563-7)  
ਆਪੇ ਜਾਣੈ ਅੰਤਰਜਾਮੀ ॥ (1, 1026-19)  
ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥ (5, 621-11)

### ਅੰਧਾ

ਅੰਧੁਲੇ ਕਿਆ ਪਾਇਆ ਜਗਿ ਆਇ ॥ ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥ (1,  
1126-7)  
ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥ (2, 954-19)  
ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥ (3, 362-9)  
ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ  
ਬਜਾਈਐ ਫੂਕ ॥ (ਕਬੀਰ, 1372-19)  
ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ (1, 1289-19)  
ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ (1, 1287-14)  
ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੁਝੈ ॥ (1, 1289-18)  
ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥ (2,  
954-10)  
ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ (1, 229-3)  
ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ ਲੇਹੁ ਓੜਿ ਨਿਬਹਾਵੈ ॥ (5, 267-14)  
ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੁ ਕਲੀ ਕਾਲ ਵਿਡਾਣੈ ॥ (1, 229-  
4)  
ਬਿਨੁ ਗੁਰ ਪੂਰੇ ਘੋਰ ਅੰਧਾਰ (5, 1270-9)

ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥ ਰਾਮ ਰਤਨੁ ਪਾਇਆ ਕਰਤ ਬੀਚਾਰਾ ॥ (ਕਬੀਰ, 1349-8)  
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ (ਸਵਈਏ ਮਹਲੇ ਚਉ ਥੇ ਕੇ, 1399-16)

### ਅਉਗੁਣ

ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥ (5, 1151-15)  
ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥ (5, 1207-9)  
ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗੁਣੁ ਕਰੈ ॥ ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥  
(ਕਬੀਰ, 1376-4)  
ਸੰਗਿ ਸਹਾਈ ਸੁ ਆਵੈ ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ (5, 267-17)  
ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ  
॥ (1, 1411-4)  
ਛੇਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥ (5, 403-9)  
ਸਿਫਤਿ ਸਲਾਹਣੁ ਛੇਡਿ ਕੈ ਕਰੰਗੀ ਲਗਾ ਹੰਸੁ ॥ (1, 790-17)  
ਅਉਗੁਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ ਜੂਠ ਕਮਾਵੈ ॥ (3, 1047-8)  
ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥ (ਕਬੀਰ, 656-3)  
ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ (1, 1171-1)  
ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥ (5, 1075-18)  
ਕਰਿ ਅਉਗੁਣੁ ਪਛੋਤਾਵਣਾ ॥ (1, 471-1)  
ਨਾਨਕ ਅਉਗੁਣੁ ਜੇਤੜੇ ਤੇਤੇ ਗਲੀ ਜੰਜੀਰ ॥ (1, 595-8)  
ਪਿਛਲੇ ਅਉਗੁਣੁ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥ (5, 624-19)  
ਧੇਨੁ ਦੁਧੈ ਤੇ ਬਾਹਰੀ ਕਿਤੇ ਨ ਆਵੈ ਕਾਮ ॥ (5, 133-4)  
ਵਾਟ ਨ ਪਾਵਉ ਵੀਗਾ ਜਾਉ ॥ (1, 354-8)

### ਅਸ਼ਨਾਨ

ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥ (5, 623-5)  
ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ (5, 1185-14)  
ਨਿਰਮਲੁ ਨਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥ (1, 1411-6)  
ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥ (1, 685-14)  
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ (ਕਬੀਰ, 484-17)  
ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ (1, 139-14)

ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ (5, 611-12)

ਇਸਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ (ਸਵਯੰ ਮਹਲੇ ਚਉਥੇ ਕੇ, 1402-6)

ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸਨਾਨੁ ॥ (ਸਵਯੰ ਮਹਲੇ ਚਉਥੇ ਕੇ, 1402-5)  
ਸੰਧਿਆ ਪ੍ਰਾਤ ਇਸਨਾਨੁ ਕਰਾਹੀ ॥ ਜਿਉ ਭਏ ਦਾਦੁਰ ਪਾਨੀ ਮਾਹੀ ॥ (ਕਬੀਰ, 324-9)

### ਅਸਮਰਥਾ

ਕਹਾ ਬਿਸਨਪਦ ਗਾਵੈ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ (5, 267-15)

ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ (5, 267-14)

ਕਹਾ ਬੁਝਾਰਤਿ ਬੂਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ (5, 267-15)

ਕਹ ਪਿੰਗੁਲ ਪਰਬਤ ਪਰ ਭਵਨ ॥ ਨਹੀ ਹੋਤ ਉਹਾ ਉਸੁ ਗਵਨ ॥ (5, 267-16)

### ਅਕਿਰਤਘਣ

ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੁਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥ (5, 1001-1)

ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥ (5, 195-9)

ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥ (5, 315-9)

ਜੋ ਭਲਾਈ ਜੋ ਬੁਰਾ ਜਾਨੈ ॥ ਸਾਚੁ ਕਹੈ ਸੋ ਬਿਖੈ ਸਮਾਨੈ ॥ (5, 180-3)

ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥ (5, 1086-7)

ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥ (5, 706-17)

ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ (5, 317-7)

### ਅਚਿੰਤਾ ਜਾਲ

ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥ (1, 55-8)

ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ (1, 55-11)

ਮਨੁਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ (1, 955-12)

### ਅਜਰਾਈਲ

ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥ (5, 315-4)

ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥  
(ਫਰੀਦ, 1381-10)

ਪਾਪ ਕਰੇਦੜ ਸਰਪਰ ਮੁਠੇ ॥ ਅਜਰਾਈਲਿ ਫੜੇ ਫੜਿ ਕੁਠੇ ॥ (5, 1019-19)

### ਅਧਾਰ

ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥ (5, 405-16)

ਏਕ ਓਟ ਏਕੋ ਆਧਾਰੁ ॥ (5, 289-12)

ਮਨ ਬਚ ਕਮਿ ਗੋਵਿੰਦ ਅਧਾਰ ॥ (5, 197-5)

ਤਿਨਾ ਅਨ ਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ (3, 36-10)

ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰ ॥ (5, 45-7)

ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥ (3, 36-8)

### ਅਨਹਦ

ਬਾਜੇ ਅਨਹਦ ਬਾਜਾ ॥ ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥ (5, 892-11)

ਹਉਮੈ ਤਿਆਗੀ ਅਨਹਦਿ ਰਾਤਾ ॥ (1, 1040-4)

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ (3, 1234-7)

ਕਹੁ ਨਾਨਕ ਰਸਿ ਮੰਗਲੁ ਗਾਏ ਸਬਦ ਅਨਾਹਦੁ ਬਾਜਿਓ ॥ (5, 1204-4)

ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥ (1, 1040-3)

ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ (4, 1315-18)

ਹਰਿ ਕੀ ਕਥਾ ਅਨਾਹਦ ਬਾਨੀ ॥ (ਕਬੀਰ , 483-15)

ਸੂਖ ਸਹਜ ਆਨ ਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥ (5, 1079-12)

ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥ (5, 1077-7)

ਅਚਿੰਤ ਹਮਾਰੈ ਅਨਹਤ ਵਾਜੈ ॥ (5, 1157-10)

ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥ (5, 375-11)

ਨਾਮੁ ਵਸੈ ਤਿਸੁ ਅਨਹਦ ਵਾਜੈ ॥ (5, 1082-2)

ਨਾਮੁ ਲੈਤ ਅਨਹਦ ਪੂਰੇ ਨਾਦ ॥ (5, 1144-8)

ਅਨਹਦ ਬਾਣੀ ਸਬਦੁ ਸੁਣਾਇਆ ॥ (3, 1154-2)

### ਅਪਰਾਧੀ

ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥ (ਕਬੀਰ , 478-14)

ਅਪਰਾਧੀ ਦੁਣਾ ਨਿਵੈ ਜੇ ਹੰਤਾ ਮਿਰਗਾਹਿ ॥ (1, 470-15)

### ਅਮਲ

ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥ (ਕਬੀਰ, 969-4)

ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ (1, 360-7)

ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥ (5, 399-11)

ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੇ ਰੇ ॥ (ਕਬੀਰ, 969-5)

ਅੰਮ੍ਰਿਤੁ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥ (1, 360-9)

### ਅਰਪਨ ਕਰਨਾ

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ (5, 268-11)

ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ (5, 887-2)

ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥ (ਕਬੀਰ , 1375-9)

### ਅਲਿਪਤ

ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥ (5, 1019-9)

ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥ (5, 384-17)

ਕਰਣੈਗਾਰੁ ਅਲਿਪਤੁ ਆਪਿ ॥ (5, 1193-2)

ਆਪ ਹੀ ਘਟਿ ਘਟਿ ਆਪਿ ਅਲਿਪਨਾ ॥ (5, 803-17)

ਗੁਰਮੁਖਿ ਅਲਿਪਤੁ ਲੇਖ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ (1, 1344-6)

### ਅਵਤਾਰ

ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥ (5, 894-5)

### ਅਵਤਾਰ ਦਸ ਅਵਤਾਰ

ਦਸ ਅਉਤਾਰ ਰਾਜੇ ਹੋਏ ਵਰਤੇ ਮਹਾਦੇਵ ਅਉਧੂਤਾ ॥ ਤਿਨ੍ਹ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥ (5, 747-12)

ਦਸ ਅਵਤਾਰੀ ਰਾਮੁ ਰਾਜਾ ਆਇਆ ॥ (2, 1279-19)

ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ (1, 1037-4)

ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪ੍ਰਉ ਜਿਨ੍ਹ ਅਰਜਨੁ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥ (, - )

ਸਵਈਏ ਮਹਲੇ ਪੰਜਵੇ ਕੇ (, 1409-9)

ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪੁਉ ਜਿਨ੍ਹ ਅਰਜਨੁ ਦੇਵ ਗੁਰੂ  
ਫਿਰਿ ਸੰਕਟ ਜੋਨਿ ਗਰਭ ਨ ਆਯਉ ॥ (, - )

ਸਵਈਏ ਮਹਲੇ ਪੰਜਵੇ ਕੇ (, 1409-9)

ਕੋਟਿ ਬਿਸਨ ਕੀਨੇ ਅਵਤਾਰ ॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ (5, 1156-10)

ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥ (5, 894-5)

ਕੋਟਿ ਬਿਸਨ ਕੀਨੇ ਅਵਤਾਰ ॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ (5, 1156-10)

ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ (3, 559-16)

ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ (3, 559-16)

### ਆਸ

ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ (4, 1070-13)

ਜੈਸੀ ਮਨਸਾ ਤੈਸੀ ਦਸਾ ॥ (1, 1342-6)

ਆਸਾ ਆਵੈ ਮਨਸਾ ਜਾਇ ॥ (1, 1330-10)

ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ (3, 517-8)

ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ (4, 166-7)

ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ (4, 165-18)

ਖਾਣ ਜੀਵਣ ਕੀ ਬਹੁਤੀ ਆਸ ॥ ਲੇਖੇ ਤੇਰੈ ਸਾਸ ਗਿਰਾਸ ॥ (1, 354-10)

ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ (3, 956-7)

ਕਾਹੂ ਫਲ ਕੀ ਇਛਾ ਨਹੀ ਬਾਛੈ ॥ (5, 274-8)

ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥ (3, 116-7)

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ (1, 20-18)

ਪ੍ਰਿਗੁ ਤਿਨ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥ (ਫਰੀਦ, 1379-1)

ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ (ਕਬੀਰ, 482-1)

### ਆਸਣ

ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਤਿ ਨਾਮਿ ਤਾੜੀ ਚਿਤੁ ਲਾਵੈ ॥ (1, 877-17)

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ  
ਜਾਇ ॥ (3, 558-12)

ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ (5, 1156-3)



ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ (1, 903-7)

ਸਹਜ ਗੁਫਾ ਮਹਿ ਆਸਣੁ ਬਾਧਿਆ ॥ (5, 370-15)

### ਆਗੂ

ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ (1, 952-11)

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ (1, 767-1)

ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ (1, 140-13)

ਜੇ ਡੁਬੰਦੋ ਆਪਿ ਸੇ ਤਰਾਏ ਕਿਨ੍ਹ ਖੇ ॥ (5, 1101-7)

ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ (1, 140-12)

### ਆਚਾਰ

ਨਾਮ ਬਿਨਾ ਕੈਸੇ ਆਚਾਰ ॥ (1, 1330-16)

ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥ (5, 50-19)

ਆਚਾਰੀ ਨਹੀ ਜੀਤਿਆ ਜਾਇ ॥ (1, 355-8)

ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ (5, 400-8)

ਕਰਿ ਆਚਾਰੁ ਸਚੁ ਸੁਖੁ ਹੋਈ ॥ (1, 931-15)

ਅਚਾਰਵੰਤ ਸਾਈ ਪਰਧਾਨੇ ॥ (5, 97-18)

ਸਚਹੁ ਓਰੈ ਸਭੁ ਕੋ ਉਪਰਿ ਸਚ ਆਚਾਰੁ ॥ (1, 62-11)

### ਆਤਮਾ

ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ  
ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ (, - )

ਇਕੁ ਉਤਮ ਪੰਥੁ ਸੁਨਿਉ ਗੁਰ ਸੰਗਤਿ ਤਿਹ ਮਿਲ ਤ ਜਮ ਤ੍ਰਾਸ ਮਿਟਾਈ ॥ (, - )

ਸਵਈਏ ਮਹਲੇ ਚਉਥੇ ਕੇ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥ (,  
1406-6)

ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥ (3, 123-11)

### ਆਦਿ ਮੱਧ ਅੰਤ

ਆਦਿ ਮਧਿ ਜੇ ਅੰਤਿ ਨਿਬਾਰੈ ॥ ਸੇ ਸਾਜਨੁ ਮੇਰਾ ਮਨੁ ਚਾਹੈ ॥ (5, 240-10)

ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥ (5, 1215-6)

ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੋੜਾ ॥ (5, 1082-4)

ਆਦਿ ਮਧਿ ਅੰਤਿ ਹੈ ਸੋਊ ॥ (5, 1001-4)

ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥ (5, 102-16)

ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ (5, 548-3)

ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ (4, 454-18)

ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ (4, 454-11)

ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥ (5, 760-7)

ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ (5, 250-8)

### ਆਪਣਾ

ਜਾਹੂ ਕਾਹੂ ਅਪੁਨੇ ਹੀ ਚਿਤਿ ਆਵੈ ॥ (5, 1215-13)

ਅਪਨੇ ਪਹਿ ਦੂਖ ਅਪਨੇ ਪਹਿ ਸੂਖਾ ਅਪੁਨੇ ਹੀ ਪਹਿ ਬਿਰਥਾ ॥ ਅਪੁਨੇ ਪਹਿ ਮਾਨੁ ਅਪੁਨੇ ਪਹਿ  
ਤਾਨਾ ਅਪਨੇ ਹੀ ਪਹਿ ਅਰਥਾ ॥ (, - )

5 (, 1215-14)

ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ  
ਸੁਆਮੀ ਮਾਣਸ ਕੀ ਗਤਿ ਏਹੀ ॥ (5, 882-16)

ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ (3, 1420-9)

ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ  
ਗੁਨਹਗਾਰੁ ॥ (3, 1416-5)

ਜੀਅ ਜੰਤ ਸਭਿ ਸਰਣਿ ਤੁਮ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ  
ਅਰਦਾਸੇ ॥ (1, 795-13)

ਦੁਇ ਕਰ ਜੋੜਿ ਕਰੀ ਅਰਦਾਸਿ ॥ (5, 1340-9)

ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥ ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥ (2,  
1093-8)

ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ (5, 819-11)

### ਆਰਤੀ

ਨਾਮੁ ਤੇਰੇ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥ (ਰਵਿਦਾਸ, 694- )

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥ (1, 663-6)

ਜੋ ਤਿਸੁ ਭਾਵੈ ਸੁ ਆਰਤੀ ਹੋਇ ॥ (1, 663-10)

ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ  
ਨਿਰਬਾਨੀ ॥ (ਕਬੀਰ, 1350-14)

ਕਰੈ ਰਵਿਦਾਸੁ ਨਾਮੁ ਤੇਰੇ ਆਰਤੀ ਸਤਿਨਾਮੁ ਹੈ ਹਰਿ ਭੋਗ ਤੁਹਾਰੇ ॥ (ਰਵਿਦਾਸ, 694-18)  
ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥ (ਤ੍ਰਿਲੋਚਨ, 695-10)

### ਆਲਸ

ਮੇਰਾ ਮਨੁ ਆਲਸੀਆ ਉਘਲਾਨਾ ॥ (4, 697-3)  
ਮਨਮੁਖ ਕਉ ਆਲਸੁ ਘਣੇ ਫਾਥੇ ਓਜਾੜੀ ॥ (1, 1011-6)  
ਸੰਤ ਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ (5, 108-10)  
ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨ ਤੀ ॥ (5, 460-12)  
ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥ (3, 28-15)  
ਅਪਨੇ ਕਾਜ ਕਉ ਕਿਉ ਅਲਕਾਈਐ ॥ (5, 629-7)  
ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ (5, 456-9)

### ਆਵਾਗਉਣ

ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੋ ॥ (ਕਬੀਰ, 1103-17)  
ਥਿਤਿ ਪਾਈ ਚੁਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥ (5, 287-17)  
ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ (3, 1417-7)  
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ (1, 472-18)  
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥ (5, 205-16)  
ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣੁ ਜਾਣੁ ਰਹੇ ਮਿਲੇ ਸਾਧਾ ॥ (5, 687-13)  
ਘਲੇ ਆਵਹਿ ਨਾਨਕਾ ਸਦੇ ਉਠੀ ਜਾਇ ॥ (2, 1239-8)  
ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥ (5, 258-5)  
ਮਿਟਿਆ ਆਵਾਗਉਣੁ ਜਾਂ ਪੂਰਾ ਪਾਇਆ ॥ (5, 1362-5)

### ਇੱਕਠਾ ਕਰਨਾ

ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥ ਚਲਤੀ ਬਾਰ ਨ ਕਛੁ ਮਿਲਿਓ ਲਈ ਲ ਗੋਟੀ  
ਤੋਰਿ ॥ (ਕਬੀਰ, 1372-4)  
ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰ ॥ (ਨਾਮਦੇਉ, 1252-11)  
ਅਤਿ ਸੰਚੈ ਸਮਝੈ ਨਹੀ ਮੂੜੁ ॥ ਧਨੁ ਧਰਤੀ ਤਨੁ ਹੋਇ ਗਇਉ ਧੂੜਿ ॥ (ਨਾਮਦੇਉ, 1252-12)  
ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥  
(5, 42-10)  
ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ (ਨਾਮਦੇਉ, 1252-12)

## ਇੰਦਰੀਆਂ

ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ (3, 1334-16)  
ਅਪਨੀ ਪਰਤੀਤਿ ਆਪ ਹੀ ਖੇਵੈ ॥ ਬਹੁਰਿ ਉਸ ਕਾ ਬਿਸ ਾਸ ਨ ਹੋਵੈ ॥ (3, 122-4)  
ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ ਕਾਮਿ ਕਰੋਧਿ ਜਲੈ ਸਭੁ ਕੋਈ ॥ (3, 1062-12)  
ਤਾ ਕੈ ਆਤਮੈ ਹੋਇ ਪਰਗਾਸੁ ॥ (5, 236-14)

## ਇਸਤਰੀ

ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ (1, 473-9)  
ਤਕਹਿ ਨਾਰਿ ਪਰਾਇਆ ਲੁਕਿ ਅੰਦਰਿ ਠਾਣੀ ॥ ਸਨੀ ਦੇਨਿ ਵਿਖੰਮ ਥਾਇ ਮਿਠਾ ਮਦੁ ਮਾਣੀ ॥ (5, 315-3)  
ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ (5, 298-15)  
ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥ (ਨਾਮਦੇਵ, 1163-14)  
ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ (1, 689-15)  
ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥ (3, 1250-6)  
ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ (5, 1362-8)  
ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ (1, 472-17)  
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥ (ਕਬੀਰ, 971-1)  
ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮਾਲਿਓਇ ॥ ਨਾਨਕ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥ (2, 792-1)  
ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥ (1, 155-2)  
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ (1, 722-8)  
ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ (5, 274-4)  
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢਹਿ ॥ (1, 722-6)  
ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥ (1, 722-9)  
ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥ (1, 722-12)

ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ (1, 1013-8)

ਜਾਇ ਪੁਛਹੁ ਸੋਹਾਗਟੀ ਵਾਰੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ  
ਹਿਕਮਤਿ ਹੁਕਮੁ ਚੁਕਾਈਐ ॥ (1, 722-10)

ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤਰਹਾਈ ॥ (1, 722-13)

ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਰਿ ਤੇਰੇ ਤੁਝ ਹੀ ਮਾਹਿ  
ਸਮਾਹੀ ॥ (3, 162-8)

### ਇਕਾਂਤੀ

ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥ (1, 18-12)

ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨੁ ਹਰਿ ਹਰਿ ਗੁਣ ਗਾਮ ॥ (5, 265-5)

ਸੋ ਇਕਾਂਤੀ ਜਿਸੁ ਰਿਦਾ ਥਾਇ ॥ (5, 1180-17)

ਚਿਤੰਮਣਿ ਕਰਨਾ ਮਏ ॥ 1 ॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ  
ਭਏ ॥ (5, 112-14)

ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ  
ਕਮਾਇ ਰਸਾਇਣਾ ॥ (5, 1078-5)

ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ (5, 266-4)

ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ  
ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥ (4, 669-19)

### ਇਮਾਨਤ

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ (5, 268-11)

ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ (3, 1249-8)

ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ (5, 268-9)

### ਇਲੱਤ

ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ (2, 1288-4)

### ਈਰਖਾ

ਅਹਿਰਖਵਾਦੁ ਨ ਕੀਜੈ ਰੇ ਮਨ ॥ (ਕਬੀਰ, 479-17)

ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥ (5, 1299-15)

ਸੁਆਦ ਬਾਦ ਈਰਖ ਮਦ ਮਾਇਆ ॥ ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥ (5, 741-1)

ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸਦਾ ਕਦੇ ਨ ਹੋਵੀ ਭਲਾ ॥ (4, 308-10)

ਏਕਸੁ ਸਿਉ ਜਾ ਕਾ ਮਨੁ ਰਾਤਾ ॥ ਵਿਸਰੀ ਤਿਸੈ ਪਰਾਈ ਤਾਤਾ ॥ (5, 189-8)

### ਏਕੰਕਾਰ

ਨਾਨਕ ਦਰਿ ਘਰਿ ਏਕੰਕਾਰੁ ॥ (1, 153-9)

ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ (5, 296-12)

ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥ (5, 296-11)

ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥ (5, 381-10)

ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥ (3, 29-19)

### ਸੱਚ ਸੁੱਚ ਸੁੱਚਾ

ਨਾਨਕ ਸਾਚੇ ਕਉ ਸਚੁ ਜਾਣੁ ॥ (1, 15-18)

ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ (3, 34-6)

ਸਚਹੁ ਓਰੈ ਸਭੁ ਕੇ ਉਪਰਿ ਸਚ ਆਚਾਰੁ ॥ (1, 62-11)

ਸਾਚ ਬਿਨਾ ਕਹ ਹੋਵਤ ਸੁਚਾ ॥ (5, 269-4)

ਬੋਲਹੁ ਸਾਚੁ ਪਛਾਣਹੁ ਅੰਦਰਿ ॥ (1, 1026-7)

ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥ (1, 472-10)

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ (1, 1-6)

ਕਹਿ ਕਬੀਰ ਤੇਈ ਨਰ ਸੂਚੇ ਸਾਚੀ ਬਿਚਾਰਾ ॥ (ਕਬੀਰ, 1195-9)

ਜੇ ਭਲਾਈ ਸੇ ਬੁਰਾ ਜਾਨੈ ॥ ਸਾਚੁ ਕਹੈ ਸੇ ਬਿਖੈ ਸਮਾਨੈ ॥ (5, 180-3)

ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ (1, 468-12)

ਕਬਹੁ ਨ ਸੂਚਾ ਕਾਲਾ ਕਾਉ ॥ (1, 839-11)

ਸਚੁ ਕਰਣੀ ਸਬਦੁ ਹੈ ਸਾਰੁ ॥ (3, 114-10)

ਤਨੁ ਸੂਚਾ ਸੇ ਆਖੀਐ ਜਿਸੁ ਮਹਿ ਸਾਚਾ ਨਾਉ ॥ (1, 19-16)

ਸਚੇ ਬਾਝਹੁ ਕੇ ਅਵਰੁ ਨ ਦੂਆ ॥ (3, 113-9)

ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ (5, 136-1)

ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ (3, 1248-9)

ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥ (1, 472-4)

ਐਥੈ ਸਾਚੇ ਸੋ ਆਗੈ ਸਾਚੇ ॥ ਮਨੁ ਸਚਾ ਸਚੈ ਸਬਦਿ ਰਾਚੇ ॥ (3, 116-15)

ਐਥੈ ਸਾਚੇ ਸੁ ਆਗੈ ਸਾਚੇ ॥ (3, 116-15)

ਹਉ ਵਾਰੀ ਜੀਉ ਚਾਰੀ ਸਚਾ ਨਾਮੁ ਮੰਨਿ ਵਸਾਵਣਿਆ ॥ ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ  
ਗਾਵਣਿਆ ॥ (3, 116-16)

ਬੋਲੀਐ ਸਚੁ ਧਰਮੁ ਝੂਠ ਨ ਬੋਲੀਐ ॥ (ਫਰੀਦ, 488-14)

ਸਚ ਬਿਨੁ ਸਤੁ ਸੰਤਖੁ ਨ ਪਾਵੈ ॥ (1, 1040-18)

### ਸੱਚ ਖੰਡ

ਸਚ ਖੰਡਿ ਵਸੈ ਨਿਰੰਕਾਰੁ ॥ (1, 8-5)

### ਸੰਗਤ

ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥  
(5, 385-15)

ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ (1, 72-1)

ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥ (1, 505-8)

ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥ (ਕਬੀਰ, 481-4)

ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨ ਦੁ ॥ (3, 29-14)

ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥ (4, 94-12)

ਸਤਸੰਗਤਿ ਮਿਲਿ ਪਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ (4, 1335-17)

ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ (4, 1316-8)

ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥ (4, 1335-11)

ਪੋਤੈ ਜਿਨ ਕੈ ਪੁਨੁ ਹੈ ਤਿਨ ਸਤਸੰਗਤਿ ਮੇਲਾਇ ॥ (3, 30-14)

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ (5, 10-10)

### ਸੰਗਤ ਸਾਧ ਸੰਗਤ

ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥  
(ਕਬੀਰ, 1369-16)

ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥ (5, 401-11)

ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ  
ਚੰਗੁ ॥ (5, 71-4)

ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ (5, 271-8)  
 ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥ (5, 252-5)  
 ਸਾਧਸੰਗਤਿ ਉਂਧ ਕਮਲ ਬਿਗਾਸ ॥ (5, 1148-5)  
 ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕਿਪਾ ਤੇ ਜਮ ਤੇ ਛੁਟੈ ॥ (5, 296-5)  
 ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥ (5, 1299-15)  
 ਸਾਧਸੰਗਿ ਮਿਟੇ ਭਰਮ ਅੰਧਾਰੇ ॥ (5, 389-11)  
 ਸਾਧ ਕੈ ਸੰਗਿ ਪਾਰਬ੍ਰਹਮੁ ਪਛਾਨਾ ॥ (5, 183-19)  
 ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ (5, 47-19)  
 ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ (5, 266-5)  
 ਸਾਧਸੰਗਤਿ ਬਿਨਾ ਭਾਉ ਨਹੀ ਉਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ (ਰਵਿਦਾਸ, 694-11)  
 ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ (5, 271-6)  
 ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾ ਕਉ ਮਿਲੇ ਮੁਰਾਰੀ ॥ (5, 255-5)  
 ਸਾਧ ਸੰਗਿ ਮਨੁ ਨਿਰਮਲ ਹੂਆ ॥ (5, 254-17)  
 ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥ (5, 1217-18)  
 ਵਡੈ ਭਾਗਿ ਪਾਇਆ ਸਾਧ ਸੰਗੁ ॥ ਪਾਰਬ੍ਰਹਮ ਸਿਉ ਲਾਗੇ ਰੰਗੁ ॥ (5, 178-5)  
 ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ (5, 266-6)  
 ਸਾਧਸੰਗਤਿ ਮਿਲਿ ਬੁਧ ਬਿਬੇਕ ॥ (5, 377-4)  
 ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤ ਪ੍ਰਗਟਾਵੈ ॥ (5, 282-18)  
 ਸਾਧਸੰਗਤਿ ਉਪਜੈ ਬਿਸਾਸ ॥ ਬਾਹਰਿ ਭੀਤਰਿ ਸਦਾ ਪ੍ਰਗਾਸ ॥ (ਕਬੀਰ, 343-11)  
 ਸਾਧ ਸੰਗਿ ਅਸਥਿਤਿ ਮਨੁ ਪਾਵੈ ॥ (5, 271-10)  
 ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ (ਕਬੀਰ, 1369-8)  
 ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ (4, 1309-19)  
 ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ (5, 266-5)  
 ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥ (1, 1244-13)  
 ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥ ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ  
 ਦਾਗੁ ॥ (ਕਬੀਰ, 1371-9)  
 ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ (4, 1314-6)  
 ਸਾਧਸੰਗਤਿ ਉਂਧ ਕਮਲ ਬਿਗਾਸ ॥ (5, 1148-5)



ਕਬੀਰ ਚੰਦਨ ਕਾ ਬਿਰਵਾ ਭਲਾ ਬੇੜ੍ਹਿਓ ਢਾਕ ਪਲਾਸ ॥ ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ  
ਪਾਸਿ ॥ (ਕਬੀਰ, 1365-2)

ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੇ ਜੈਸੀ ਸੰਗਤਿ ਮਿਲੈ ਸੇ ਤੈਸੇ ਫਲੁ ਖਾਇ  
॥ (ਕਬੀਰ, 1369-1)

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ (2,  
788-4)

ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੇ ਤਰਵਰੁ ਚੰਦਨੁ ਹੋਇ ਨਿਬਰਿਓ ॥ (ਕਬੀਰ, 1158-12)

ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਉਹ ਝੁਲੈ ਉਹ ਚੀਰੀਐ ਸਾਕਤ ਸੰਗੁ ਨ  
ਹੇਰਿ ॥ (ਕਬੀਰ, 1369-3)

ਸਾਧਸੰਗਤਿ ਉਪਜੈ ਬਿਸ ਾਸ ॥ (ਕਬੀਰ, 343-12)

ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥ (ਕਬੀਰ, 481-4)

ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੇ ਤਾਂਬਾ ਕੰਚਨੁ ਹੋਇ ਨਿਬਰਿਓ ॥ (ਕਬੀਰ, 1158-13)

ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥ (ਕਬੀਰ, 346-16)

### ਸੰਜਮ

ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬ ਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ  
॥ (ਫਰੀਦ, 1381-12)

ਉਠੁ ਫਰੀਦਾ ਉਜੁ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੇ ਸਿਰ ਸਾਂਈ ਨਾ ਨਿਵੈ ਸੇ ਸਿਰੁ ਕਪਿ ਉਤਾਰਿ  
॥ (ਫਰੀਦ, 1381-13)

ਕਰਮ ਧਰਮ ਸੰਜਮੁ ਸਤ ਭਾਉ ॥ (1, 353-4)

ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਪਾਵੈਗੋ ਹਰਿ ਜੀ ਕੇ  
ਦੁਆਰ ॥ (5, 535-7)

ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖ ਨ ਥੀਆ ॥ (5, 259-16)

ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥ (5, 530-6)

ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ (5, 966-3)

ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥ (5, 498-13)

ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ (3, 554-9)

ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ (3, 1176-1)

ਜਪੁ ਤਪੁ ਸੰਜਮੁ ਨਾਮੁ ਸਮਾਲਿਆ ॥ (5, 1348-18)

ਜਪੁ ਤਪੁ ਸੰਜਮੁ ਭਾਣਾ ਸਤਿਗੁਰੁ ਕਾ ਕਰਮੀ ਪਲੈ ਪਾਇ ॥ (3, 88-4)

ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ (5, 48-7)

ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ (3, 1060-7)

ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ (1, 503-17)

ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥ (3, 516-19)

ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ (3, 122-4)

ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ (4, 1423-14)

### ਸੰਜੋਗ

ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਜਰਿ ਹਰਿ ਸੰਜੋਗਿ ਮਿਲਾਇਆ ॥ (5, 543-9)

### ਸੰਜੋਗ ਵਿਜੋਗ

ਜੀਅ ਜੰਤ ਸਭਿ ਤੇਰਾ ਖੇਲੁ ॥ (1, 11-17)

ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ (3, 509-9)

ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥ (4, 365-16)

ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥ (3, 1058-1)

ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ (1, 6-19)

ਸੰਜੋਗੀ ਮਿਲਿ ਏਕ ਸੇ ਵਿਜੋਗੀ ਉਠਿ ਜਾਇ ॥ (1, 18-8)

ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥ (5, 501-13)

ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥ (5, 185-15)

ਕਲਿਜੁਗ ਮਹਿ ਮਿਲਿ ਆਏ ਸੰਜੋਗ ॥ ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥ (ਕਬੀਰ, 335-10)

ਦੁਹੁ ਮਿਲਿ ਕਾਰਜੁ ਉਪਜੈ ਰਾਮ ਨਾਮ ਸੰਜੋਗੁ ॥ (5, 543-9)

ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ (1, 75-13)

### ਸੰਤ

ਕਬੀਐ ਸੰਤ ਸੰਗਿ ਪ੍ਰਭ ਗਿਆਨੁ ॥ (5, 1300-10)

ਮੇਰਾ ਮਨੁ ਸੰਤ ਜਨਾ ਪਗ ਰੇਨ ॥ (4, 1249-11)

ਕਰਹੁ ਗਤਿ ਦਇਆਲ ਸੰਤਹੁ ਮੋਰੀ ॥ ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥ (5, 1217-3)

ਹਰਿ ਕੇ ਸੰਤ ਸੰਤ ਜਨ ਨੀਕੇ ਕਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ (4, 1296-2)

ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥ ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥ (ਕਬੀਰ, 1373-6)

ਪਾਇਆ ਲਾਭੁ ਵਜੀ ਵਾਧਾਈ ॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥ (5, 1339-16)

ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥ (5, 1301-5)

ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ (5, 1121-16)

ਸੰਤਸੰਗਿ ਕਰਹਿ ਜੋ ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥ (5, 1145-10)

ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ  
ਦੈਤ ਨਿੰਦਕ ਕਉ ਜਾਮ ॥ (5, 1145-9)

ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥ ਮਲਿਆਗਰੁ ਭੁਯੰਗਮ ਬੇਢਿਓ ਤ  
ਸੀਤਲਤਾ ਨ ਤਜੰਤ ॥ (ਕਬੀਰ, 1373-16)

ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ (5, 894-8)

ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ  
ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥  
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ  
ਸੰਤ ਪਿਆਰੇ ॥ (5, 459-7)

ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮ ਧਿਆਇਆ ਸਰਬ  
ਕੁਸਲ ਤਬ ਥੀਆ ॥ (5, 610-7)

ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ  
ਗਹਣਾ ॥ 1 ॥ (5, 614-3)

ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥ 1 ॥ ਰਹਾਉ ॥ ਵਰਤਣਿ ਜਾ  
ਕੈ ਕੇਵਲ ਨਾਮ ॥ ਅਨਦ ਰੂਪ ਕੀਰਤਨੁ ਬਿਸਾਮ ॥ ਮਿਤ੍ਰੁ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ  
ਬਿਨੁ ਅਵਰੁ ਨ ਜਾਨੈ ॥ (5, 392-14)

ਸੰਤ ਅਨ ਤਹਿ ਅੰਤਰੁ ਨਾਹੀ ॥ (ਰਵਿਦਾਸ , 486-13)

ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੇ ਪਾਖੁ ਸੁਆਮੀ ॥ (5, 711-  
12)

ਸੰਤ ਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੁ ਕਾ ਲਾਗਾ ਮੀਠਾ ॥ (5, 293-15)

ਸੰਤ ਸੰਗਤਿ ਰਾਮੁ ਰਿਦੈ ਬਸਾਈ ॥ (ਕਬੀਰ, 691-16)

ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ  
ਤਿਸ ਕੈ ਸਦ ਕੁਰਬਾਨੀ ॥ (4, 667-9)

ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥  
(5, 319-9)

ਸੰਤ ਕਿਪਾਲ ਕਿਪਾ ਜੋ ਕਰੈ ॥ ਨਾਨਕ ਸੰਤ ਸੰਗਿ ਨਿੰਦਕੁ ਭੀ ਤਰੈ ॥ (5, 279-16)

ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ  
॥ (5, 122-4)

ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੇਈ ਸੰਤੁ  
॥ (5, 319-18)

ਮਹਾ ਅਨ ਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ  
ਰਤੇ ਬਿਸਮਾਦੇ ॥ (5, 614-7)

ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ (5, 610-8)

ਸੰਤਨ ਮੇ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮਰਾਇ ਅਬ ਕਹਾ ਕਰੈਗੋ ਜਉ  
ਫਾਟਿਉ ਸਗਲੇ ਲੇਖਾ ॥ (5, 614-6)

ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ  
ਭਗਤਿ ਭਰੇ ਭੰਡਾਰਾ ॥ (5, 614-5)

ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ (5, 1085-4)

ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਪਰਨਹਾਰ ॥ ਸੰਤ ਕੀ ਨਿੰਦਾ ਨਾਨਕਾ ਬਹੁਰਿ ਅਵਤਾਰ ॥ (5,  
279-13)

ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ (5, 614-4)

ਸੰਤ ਸੰਗਿ ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾਂ ਭ੍ਰਮੁ ਨਸੈ ॥ ਸੰਤ ਪ੍ਰਸਾਦਿ ਹਰਿ ਜਾਪੀਐ ॥ ਸੋ  
ਜਨੁ ਦੂਖਿ ਨ ਵਿਆਪੀਐ ॥ (5, 211-13)

ਸੰਤ ਕੀ ਨਿੰਦਾ ਕਰਹੁ ਨ ਕੋਇ ॥ (5, 867-18)

ਸੰਤ ਹਮਾਰਾ ਰਾਖਿਆ ਪੜਦਾ ॥ (5, 889-8)

ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥ (ਕਬੀਰ, 870-4)

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ (5, 783-15)

ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ (5, 294-6)

ਸੇਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ ਏਕੈ ਕਾਮ ॥ (5, 867-16)

ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ ਨਾਨਕ ਸੰਤ ਭਾਵੈ ਤਾ ਉਸਕਾ ਭੀ ਹੋਇ ਮੋਖੁ ॥ (5, 280-4)

ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ (5, 279-17)

ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ (5, 897-9)

### ਸੰਤੋਖ

ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥ (5, 297-5)

### ਸੰਤੋਖ ਸਬਦ

ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿਤੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥  
(ਫਰੀਦ, 1384-5)

ਸਬਰ ਮੰਤ ਕਮਾਣ ਏ ਸਬਰੁ ਕਾ ਨੀਹਣੋ ॥ ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥ (ਫਰੀਦ,  
1384-4)

ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨ੍ਹਿ ॥ ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥ (ਫਰੀਦ,  
1384-4)

### ਸੰਤੋਖ ਸਿਦਕ

ਖਾਲਕ ਥਾਵਹੁ ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ ਰੁਠ ਤੁਠਾ ॥ ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ  
ਆਪਣ ਭਾਣੀਆ ॥ (5, 1020-5)

ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥ ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥ (2, 84-2)

ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥ (1, 83-11)

ਸੁਣਿਐ ਸਤੁ ਸੰਤੋਖੁ ਗਿਆਨੁ ॥ (1, 3-1)

ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ (5, 519-13)

ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥ (5, 897-18)

ਬਿਨਾ ਸੰਤੋਖ ਨਹੀ ਕੋਊ ਰਾਜੈ ॥ (5, 279-2)

ਮਨਿ ਸੰਤੋਖੁ ਨਾਮ ਜਪਿ ਲੀਨੇ ॥ (5, 298-19)

ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ ਨ ਜਮ ਦੋਖੰ ॥ (1, 223-15)

ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ (5, 51-10)

### ਸੰਪਤੀ

ਸੰਪੈ ਪੁਰਬਿ ਲਿਖੇ ਕੀ ਪਾਈਐ ॥ (1, 937-10)

ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥  
(ਫਰੀਦ, 1380-6)

ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥ (ਰਵਿਦਾਸ, 659-5)

ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ  
ਹੋਇ ॥ (ਕਬੀਰ, 337-13)

ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥  
(ਫਰੀਦ, 1380-19)

ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥  
(1, 595-7)

### ਸੰਬਾਲ

ਬਿਰਧਿ ਭਇਆ ਉਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੇਨ ॥ (5, 266-19)

### ਸੰਭਲਣਾ

ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥ (ਫਰੀਦ, 1378-7)

ਫਰੀਦਾ ਕਾਲੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ (ਫਰੀਦ, 1378-10)

ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ (ਫਰੀਦ, 1378-2)

ਫਰੀਦਾ ਜਿਨ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥ (ਫਰੀਦ, 1378-12)

ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥ (ਫਰੀਦ, 1378-4)

ਜੇ ਜਾਣਾ ਸਹੁ ਨ ਢੜਾ ਤਾਂ ਥੋੜਾ ਮਾਣੁ ਕਰੀ ॥ (ਫਰੀਦ, 1378-3)

ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥ (ਫਰੀਦ, 1378-6)

ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ (ਫਰੀਦ, 1378-3)

### ਸਹਜ

ਸਹਜਿ ਸਹਜਿ ਗੁਨ ਰਵੈ ਕਬੀਰਾ ॥ (ਕਬੀਰ , 478- )

ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ (3, 68-17)

ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਟਿ ॥ (3, 68-13)

ਸਬਦੈ ਹੀ ਤੇ ਸਹਜੁ ਉਪਜੈ ਹਰਿ ਪਾਇਆ ਸਚੁ ਸੋਇ ॥ (3, 68-6)

ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥ (3, 68-14)

ਸਹਜੇ ਹੀ ਭਗਤਿ ਉਪਜੈ ਸਹਜਿ ਪਿਆਰਿ ਬੈਰਾਗਿ ॥ (3, 68-7)

ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥ (3, 68-11)

ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥ (5, 272-14)

ਸਹਜ ਸੁਭਾਇ ਹੋਵੈ ਸੋ ਹੋਇ ॥ (5, 282-6)

ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥ (3, 68-8)

ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ (5, 370-15)

ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥ (5, 389-19)

### ਸਹਨਸੀਲਤਾ

ਕਰਮੀ ਸਹਜੁ ਨ ਉਪਜੈ ਵਿਣੁ ਸਹਜੈ ਸਹਸਾ ਨ ਜਾਇ ॥ (3, 919-9)

ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥ (ਕਬੀਰ, 655-18)

ਫਰੀਦਾ ਖਾਕੂ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥  
(ਫਰੀਦ, 1378-16)

ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨ੍ਹਾ ਦੇ ਚੁੰਮਿ  
॥ (ਫਰੀਦ, 1378-5)

ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥ (1, 599-12)

ਨਾਇ ਸੁਣਿਐ ਸਹਜੁ ਉਪਜੈ ਸਹਜੇ ਸੁਖੁ ਪਾਵੈ ॥ (1, 1240-9)

ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਥਾ ਕੋਊ ਖੋਦੈ ਕੋਊ ਚੰਦਨ ਲੇਪ ॥ (5, 272-13)

### ਸਹਾਈ

ਪ੍ਰਭੁ ਮੇਰੇ ਇਤ ਉਤ ਸਦਾ ਸਹਾਈ ॥ (5, 1213-19)

### ਸੰਕਾ

ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥ (ਕੀਬੀਰ, 1350-4)

### ਸੰਗਾਰ

ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥ (5, 97-16)

ਸਤੁ ਸੰਤੋਖੁ ਦਇਆ ਧਰਮੁ ਸੀਗਾਰ ਬਨਾਵਉ ॥ (5, 812-6)

ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥  
(1, 17-19)

ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ  
ਪਿਰਿ ਕੈ ਰੰਗਿ ਸਵਾਰੀ ਜੀਉ ॥ (5, 97-18)

ਭਰਤਾ ਕਹੈ ਸੁ ਮਾਨੀਐ ਇਹੁ ਸੀਗਾਰੁ ਬਣਾਇ ਰੀ ॥ (5, 400-10)

### ਸਗਨ ਅੱਪਸਗਨ

ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ  
ਪ੍ਰਭਿ ਭਾਵੈ ॥ (5, 401-2)

ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥ (5, 291-13)

### ਸਬਦ

ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ (3, 117-8)

## ਸ਼ਬਦ ਕੁਝ ਹੋਰ ਪਰਮਾਣ

- ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ (1, 1042-6)
- ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ (5, 626-8)
- ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥ (1, 943-8)
- ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ (1, 943-2)
- ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ (3, 649-7)
- ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ (3, 1060-7)
- ਸਬਦੇ ਹੀ ਨਾਉ ਉਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ  
ਗਵਾਇਆ ॥ (3, 644-5)
- ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ (3, 920-10)
- ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ (3, 646-8)
- ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥ (3, 644-6)
- ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ (5, 282-16)
- ਗੁਰ ਕਾ ਸਬਦੁ ਅੰਮ੍ਰਿਤੁ ਰਸੁ ਪੀਉ ॥ (5, 891-6)
- ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ (1, 941-19)
- ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥  
(3, 920-9)
- ਸਬਦੇ ਨਾਮੁ ਰਖੈ ਉਰਿ ਧਾਰਿ ॥ ਸਬਦੇ ਗਤਿ ਮਤਿ ਮੋਖ ਦੁਆਰੁ ॥ (1, 1342-11)
- ਗੁਰ ਸਬਦੀ ਮੇਲਾਵਾ ਹੋਇ ॥ (3, 1174-10)
- ਗੁਰ ਕੈ ਸਬਦੇ ਆਪੁ ਪਛਾਣੈ ॥ (3, 1065-10)
- ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥ (3, 364-13)
- ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥ (5, 208-9)
- ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ (1, 1187-16)
- ਹਉਮੈ ਮੇਰਾ ਸਬਦੇ ਖੋਈ ॥ (1, 1342-10)
- ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥ (3, 30-19)
- ਗੁਰ ਕਾ ਸਬਦੁ ਰਖੈ ਉਰ ਧਾਰੇ ॥ (3, 117-1)
- ਸਚੁ ਕਰਣੀ ਸਬਦੁ ਹੈ ਸਾਰੁ ॥ (3, 114-10)
- ਮੈ ਸੁਖੀ ਹੂੰ ਸੁਖੁ ਪਾਇਆ ॥ ਗੁਰ ਅੰਤਰਿ ਸਬਦੁ ਵਸਾਇਆ ॥ (5, 73-13)
- ਸਚਾ ਸਬਦੁ ਸਚੀ ਹੈ ਬਾਣੀ ॥ (3, 1044-10)



ਸਬਦੇ ਅਕਥੁ ਕਥੇ ਸਾਲਾਹੇ ॥ (3, 1057-4)

ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ (3, 33-17)

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤ ਨ ਕੋਠੜੀ ਖੁਲੀ ਅਨੁਪਾ ॥  
(5, 821-11)

ਘੜੀਐ ਸਬਦੁ ਸਚੀ ਟਕਸਾਲ ॥ (1, 8-9)

ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥ (ਸਵਈਏ ਮਹਲੇ  
ਚਉਥੇ ਕੇ, 1406-4)

ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥ (3, 86-13)

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਉਜਲ ਸਦਾ ਸੁਖੀ ਨਾਨਕ ਸਿਮਰਤ ਏਕ ॥  
(5, 320-5)

### ਸ਼ਰਧਾ

ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ (5, 289-10)

ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ (5, 381-14)

ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ ਦੂਜੈ ਚਿਤੁ ਨ ਲਾਇਆ ਰਾਮ ॥ (4, 444-2)

ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥ (4, 95-7)

ਹਰਿ ਆਪੇ ਸਰਧਾ ਲਾਇ ਮਿਲਾਏ ਆਪੇ ਆਪਿ ਸਵਾਰੇ ॥ (4, 573-9)

### ਸ਼ਰਨ

ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥ (5, 378-4)

ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ (3, 111-12)

ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥ (5, 46-12)

ਸਰਨਿ ਜੋਗੁ ਸੁਨਿ ਸਰਨੀ ਆਏ ॥ ਕਰਿ ਕਿਰਪਾ ਪ੍ਰਭ ਆਪ ਮਿਲਾਏ ॥ (5, 295-12)

ਜਗਤ ਜਲ ਦਾ ਦੇਖਿ ਕੈ ਭਜਿ ਪਏ ਸਰਣਾਈ ॥ (3, 424-12)

ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥ (ਸਧਨਾ, 858-14)

ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਨੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਨੁ ॥  
(1, 142-19)

ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ (4, 307-9)

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ (5, 544-18)

### ਸ਼ਰਾਧ

ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ  
ਕੂਕਰ ਖਾਹੀ ॥ (ਕਬੀਰ, 332-11)

ਜੇ ਮੋਹਾਕਾ ਘਰੁ ਮੁਰੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਵਾਣੀਐ ਪਿਤਰੀ ਚੋਰ ਕਰੇਇ ॥  
(1, 472-7)

### ਸ਼ਰਾਬ

ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥ (1, 360-9)

ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮ ਅਕਾਰਥ ॥ (5, 1001-8)

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ  
ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ  
ਪਾਰਿ ਵਸਾਇ ॥ (3, 554-13)

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ (ਮਰਦਾਨ 1, 553-5)

### ਸ਼ਾਂਤੀ

ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨ ਸਚਿ ਲਗੈ  
ਪਿਆਰੁ ॥ (3, 66-10)

ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥ (ਕਬੀਰ, 326-19)  
ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਉ ਸਗਲੇ ਦੁਖ ਪਲਾਇਣ ॥  
(5, 713-19)

ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ (3, 756-5)

ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ (5, 278-17)

ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ (3, 551-18)

ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ ਬਾਜੇ ਅਨਹਦ ਤੂਰੇ ॥ (5, 806-12)

### ਸਿਵ ਸ਼ਕਤੀ

ਵਾਜੈ ਪਉਣੁ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਸਹਿ ਪਾਏ ॥ (3, 1056-11)

ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥ (1, 1014-1)

ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ (3, 163-8)

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ (3, 920-11)

ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ (1, 1027-1)

## ਸ਼ੁੱਭ

ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ  
ਅਸੁਰ ਸੰਘਾਰੁ ॥ (5, 70-12)

ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ (1, 954-3)

## ਸਤਿਗੁਰ ਬੇਮੁਖ

ਸਤਿਗੁਰ ਥਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥ (3, 435-10)

ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ  
ਵਿਚਿ ਵਿਸਟਾ ਕਰਿ ਵਿਕਰਾਲ ॥ (4, 40-8)

ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ (1, 466-7)

ਜਿਸੁ ਸਤਿਗੁਰੁ ਪਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ (1, 22-15)

ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥ (4, 40-17)

ਕੋਈ ਵਿਛੜਿ ਜਾਇ ਸਤਿਗੁਰੁ ਪਾਸਹੁ ਤਿਸੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ (4, 312-1)

ਵਿਣ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੈ ਭਾਉ ॥ ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ  
ਸਮਾਇ ॥ (3, 65-12)

ਜਿਨੀ ਪੁਰਖੀ ਸਤਿਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ  
ਅਭਿਮਾਨਿ ਮੁਠੇ ਅਹੰਕਾਰਿ ॥ (3, 34-3)

## ਸਤਿਗੁਰ ਮਿਲਾਪ

ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥ (3, 84-3)

ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ (4, 313-2)

ਸਤਿਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥ (3, 27-3)

ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ (4, 168-13)

## ਸਤਿਗੁਰ ਮੁਕਤੀ

ਬੰਧਨ ਤੋੜਿ ਬੋਲਾਵੈ ਰਾਮੁ ॥ ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥  
ਐਸਾ ਦਾਤਾ ਸਤਿਗੁਰੁ ਕਹੀਐ ॥ (5, 183-16)

ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ (ਕਬੀਰ, 1372-18)

ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ (3, 70-2)

ਸੁਖਦਾਤਾ ਦੁਖ ਮੇਟਣੇ ਸਤਿਗੁਰੁ ਅਸੁਰ ਸੰਘਾਰੁ ॥ (1, 59-10)

ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲੁ ਭਣਿ ਮਿਲਿ  
ਸੰਗਤਿ ਧੰਨਿ ਧੰਨਿ ਕਰਹੁ ॥ (ਸਵਈਏ ਮਹਲੇ ਚਉਥੇ ਕੇ ॥ ਬਲੁ, 1405-15)

ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ (4, 493-2)

ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ (4, 94-8)

ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥ (5, 497-17)

ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥  
(3, 947-2)

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ ਸਦਾ ਸਚਿ  
ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥ (3, 70-1)

ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ (1, 466-8)

ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥ (ਸਵਈ ਮਹਲੇ ਚਉਥੇ ਕੇ ॥ ਬਲੁ,  
1405-16)

ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ (3, 947-8)

ਸਿਰਿ ਆਤਪਤੁ ਸਚੈ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲੁ ਭਣਿ ਤੂ ਅਟਲੁ  
ਰਾਜਿ ਅਭਗੁ ਦਲਿ ॥ 1 ॥ ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਸੁਰਿ ਨਰ ਸਾਧਿਕ  
ਸਿਧ ਸਿਖ ਸੇਵੰਤ ਧੁਰਹ ਧੁਰੁ ॥ (ਸਵਈ ਮਹਲੇ ਚਉਥੇ ਕੇ ॥ ਬਲੁ, 1406-11)

ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ (5, 405-10)

ਕਬੀਰ ਮੁਕਤਿ ਦੁਆਰਾ ਸੁੰਕਰਾ ਰਾਈ ਦਸਏਂ ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ  
ਕੈ ਜਾਇ ॥ 58 ॥ ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ  
ਸਹਜੇ ਆਵਉ ਜਾਉ ॥ 58 ॥ (ਕਬੀਰ, 1367-10)

ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ (2, 1245-6)

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ  
ਵੀਚਾਰੁ ॥ (3, 594-11)

ਜੈਸਾ ਸਤਿਗੁਰੁ ਸੁਣੀ ਦਾ ਤੈਸੇ ਹੀ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ  
ਨਾਮੇ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ  
ਸੰਜੋਗੁ ॥ (5, 957-2)

ਮਿਲਿ ਸਤਿਗੁਰ ਨਿਸਤਾਰਾ ॥ (5, 1004-1)

ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥ (5, 395-15)

ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ (1, 1027-19)

ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰ ਉਤਾਰਿਆ ॥ (1, 470-11)

ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ  
ਦੀਆ ਇਨ੍ਹੀ ਨੇਤ੍ਰੀ ਜਗਤੁ ਨਿਹਾਲਿਆ ॥ (1, 470-9)

ਸਤਿਗੁਰੁ ਮਿਲੈ ਅੰਧੇਰਾ ਜਾਇ ॥ (1, 877-1)

### ਸਤਿਗੁਰੁ ਅਭੇਦਤਾ

ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤ ਨ ਪਾਰਾਵਾਰੁ ॥ (4, 1421-11)  
ਸਤਿਗੁਰੁ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥ (4, 314-3)  
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ (4, 1264-6)  
ਸਤਿਗੁਰੁ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥ (3, 1276-6)  
ਸਤਿਗੁਰੁ ਜੇਵਡੁ ਅਵਰੁ ਨ ਕੋਇ ॥ ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥ (5, 1271-12)  
ਗੁਰੁ ਸਤਿਗੁਰੁ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ (4, 77-5)

### ਸਤਿਗੁਰੁ ਸੇਵਾ

ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥ (1, 353-3)  
ਜਿਨ੍ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥ (4, 450-19)  
ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥ (1, 416-14)  
ਸਤਿਗੁਰੁ ਸੇਵਨਿ ਸੇ ਵਡ ਭਾਗੀ ॥ (3, 1044-9)  
ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥ (ਨਾਮਦੇਵ, 525-5)  
ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥ ਪ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥ (3, 129-14)  
ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ (5, 78-5)  
ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥ (3, 1066-7)  
ਸਤਿਗੁਰਿ ਪੂਰੇ ਸੇਵੀਐ ਦੁਖਾ ਕਾ ਹੋਇ ਨਾਸੁ ॥ ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥ (5, 320-9)

### ਸਤਿਗੁਰੁ ਦਇਆਲ

ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ (5, 383-2)  
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥  
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ  
॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ  
ਦੇਹਾ ॥ (3, 149-11)  
ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ (4, 302-3)

### ਸਤਿਗੁਰੁ ਨਾਮ ਦਾਤਾ

ਸਤਿਗੁਰੁ ਦਾਤੈ ਨਾਮੁ ਦਿੜਾਇਆ ॥ ਵਡਭਾਗੀ ਗੁਰੁ ਦਰਸਨੁ ਪਾਇਆ ॥ (4, 96-3)

ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥ (5, 49-10)

ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ (4, 39-18)

### ਸਤਿਗੁਰੂ ਨਿਰਵੈਰ

ਸਤਿਗੁਰੁ ਨਿਰਵੈਰੁ ਪੁਤ੍ਰੁ ਸਤ੍ਰੁ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ (5, 960-18)

ਧਨੁ ਧਨੁ ਹਰਿ ਗਿਆਨੀ ਸਤਿਗੁਰੁ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ (3, 594-4)

ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੇ ਬ੍ਰਹਮੁ ਇਕੁ ਸੋਇ ॥ (4, 302-3)

ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ (4, 1421-9)

### ਸਤਿਗੁਰੂ ਮਹਿਮਾ

ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ (4, 1421-8)

ਸਤਿਗੁਰੁ ਸਤਿਗੁਰੁ ਸਤਿਗੁਰੁ ਗੁਬੰਦ ਜੀਉ ॥ (ਸਵਈਏ ਮਹਲੇ ਚਉਥੇ ਕੇ, 1403-3)

### ਸਤਿਗੁਰੂ ਲੱਛਣ

ਜਿਸੁ ਮਿਲਿਐ ਮਨਿ ਹੋਇ ਅਨ ਦੁ ਸੋ ਸਤਿਗੁਰੁ ਕਹੀਐ ॥ (4, 168-11)

ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ (5, 287-2)

ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ (5, 286-12)

ਸਤਿਗੁਰੁ ਮਿਲਿਆ ਜਾਣੀਐ ॥ ਜਿਤ ਮਿਲਿਐ ਨਾਮੁ ਵਖਾਣੀਐ ॥ (1, 72-11)

ਨਾਮਿ ਰਤਾ ਸਤਿਗੁਰੁ ਹੈ ਕਲਿਜੁਗ ਬੋਹਿਥੁ ਹੋਇ ॥ (3, 552-9)

ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ (4, 1264-4)

### ਸਤਿਗੁਰੂ ਵਾਹਿਗੁਰੂ ਮਿਲਾਪ

ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜਾਉ ॥ (5, 73-17)

ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ (5, 49-10)

ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ (5, 222-12)

### ਸਤਿਨਾਮ

ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ (5, 1083-11)

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ (4, 670-1)

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ (1, 1-1)

ਸਤਿ ਨਾਮੁ ਪ੍ਰਭ ਕਾ ਸੁਖਦਾਈ ॥ (5, 284-17)

### ਸਤੀ

ਦੇਖਾ ਦੇਖੀ ਮਨਹਠਿ ਜਲਿ ਜਾਈਐ ॥ ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥ (5, 185-16)

ਜਲੈ ਨ ਪਾਈਐ ਰਾਮ ਸਨੇਹੀ ॥ ਕਿਰਤਿ ਸੰਜੋਗਿ ਸਤੀ ਉਠਿ ਹੋਈ ॥ (5, 185-16)

ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲ ਨ੍ਰਿ ॥ ਨਾਨਕ ਸਤੀਆ ਜਾਣੀਅਨ੍ਰਿ ਜਿ ਬਿਰਹੇ ਚੋਟ ਮਰੰਨ੍ਰਿ ॥ (3, 787-8)

ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥ ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥ (3, 787-10)

ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮ੍ਰਾਲ ਨਿ ॥ (3, 787-9)

ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥ ਧੰਨੁ ਸਤੀ ਦਰਗਹ ਪਰਵਾਨਿਆ ॥ (5, 185-18)

ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥ (ਕਬੀਰ, 328-4)

### ਸਨਬੰਧ

ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀ ਕੰਮੀ ਅੰਧ ਸਜਾਇ ॥ (3, 362-8)

ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੇ ॥ (5, 829-4)

ਪੇਡੁ ਮੁੰਢਾਹੁ ਕਟਿਆ ਤਿਸੁ ਡਾਲ ਸੁਕੰਦੇ ॥ (5, 317-2)

ਮੂਲੁ ਛੇਡਿ ਡਾਲੀ ਲਗੇ ਕਿਆ ਪਾਵਹਿ ਛਾਈ ॥ (1, 420-14)

ਮਾਇਆ ਕੇ ਸਨਬੰਧ ਸੈਨ ਸਾਕ ਕਿਤਹੀ ਕਾਮਿ ਨ ਆਇਆ ॥ (5, 497-4)

ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ (ਫਰੀਦ, 1378-3)

### ਸਨਬੰਧੀ ਸਹੁਰੇ

ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਦੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ (4, 78-9)

ਸਰਮ ਸੁਰਤਿ ਦੁਇ ਸਸੁਰ ਭਏ ॥ (1, 152-1)

ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ (4, 78-9)

### ਸਨਬੰਧੀ ਪੇਕੇ

- ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ (4, 78-17)
- ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ (4, 78-16)
- ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥ (5, 210-10)
- ਪਿਤ ਸੁਤੋ ਸਗਲ ਕਾਲੜੁ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ (1, 23-17)
- ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ (5, 501-11)
- ਕਾ ਕੀ ਮਾਈ ਕਾ ਕੋ ਬਾਪ ॥ ਨਾਮ ਧਾਰੀਕ ਝੂਠੇ ਸਭਿ ਸਾਕ ॥ (5, 188-9)
- ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥ (3, 161-12)
- ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥ (5, 808-8)
- ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ (5, 253-5)
- ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥ (1, 357-9)
- ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗ ॥ (1, 63-1)
- ਮਾਤਾ ਮਤਿ ਪਿਤਾ ਸੰਤੋਖੁ ॥ ਸਤੁ ਭਾਈ ਕਰਿ ਏਹੁ ਵਸੇਖੁ ॥ (1, 151-14)
- ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖ ॥ (5, 47-15)
- ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ (5, 47-10)
- ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥ (4, 494-14)

### ਸਨਿਆਸੀ

- ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ (1, 1013-12)
- ਬਾਬਾ ਐਸੀ ਰਵਤੁ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥ (1, 1012-17)
- ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ (1, 1013-11)
- ਆਸ ਨਿਰਾਸੀ ਤਉ ਸੰਨਿਆਸੀ ॥ (1, 356-16)
- ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ (4, 835-10)
- ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹਾ ਕਾਹੇ ਭਇਆ ਸੰਨਿਆਸੀ ॥ (ਤ੍ਰਿਲੋਚਨ, 525-18)



### ਸਮਝ

ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲ ਨ੍ਰਿ ॥ ਨਾਨਕ ਸਤੀਆ ਜਾਣੀਅਨ੍ਰਿ ਜਿ ਬਿਰਹੇ  
ਚੋਟ ਮਰੰਨ੍ਰਿ ॥ (3, 787-8)

ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ (5, 1219-17)

ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥ (ਕਬੀਰ, 478-12)

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ (1, 634-9)

ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥ (1, 1190-1)

ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥  
ਕਾਲ ਤਉ ਪਹੁਚਿਓ ਆਨਿ ਕਹਾ ਜੈਹੈ ਭਾਜਿ ਰੇ ॥ (9, 1352-19)

ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ (9, 702-18)

### ਸਮਦਰਸੀ

ਹਰਖ ਸੋਗ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥  
(9, 1427-2)

ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ (5, 272-12)

ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥ (5, 292-10)

ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥ (1, 730-12)

ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨ ਦੁ ਤਹ ਨਹੀ ਬਿਓਗੁ ॥ (5, 275-4)

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸਕੇ ਬੈਰਾਈ ॥ (5, 671-7)

ਬੈਰੀ ਮੀਤ ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥ (5, 1147-11)

ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥ (1, 1328-15)

ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥ (5, 266-9)

ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਗੀ ॥ (6, 51-14)

ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥  
(9, 1426-18)

### ਸਮਰਥ

ਸਮਰਥ ਪੂਰਨ ਸਦਾ ਨਿਹਚਲ ਉਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ  
ਪਿਆਰੇ ॥ (5, 545-16)

ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ (5, 578-6)

ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥ (5, 578-8)

ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਨੈਹਾਰਾ ॥ (5, 618-4)  
ਮੀਤੁ ਹਮਾਰਾ ਅੰਤਰਜਾਮੀ ॥ ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥ (5, 187-19)  
ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ (5, 1084-19)  
ਸਮਰਥ ਗੁਰੂ ਸਿਰਿ ਹਥੁ ਧਰ੍ਹਉ ॥ (ਸਵਈਏ ਮਹਲੇ ਚਉਥੇ ਕੇ, 1400-6)  
ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ (5, 535-15)  
ਸਮਰਥ ਸਰਣਾ ਜੋਗੁ ਸੁਆਮੀ ਕਿਪਾ ਨਿਧਿ ਸੁਖਦਾਤਾ ॥ (5, 578-6)  
ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ (5, 1183-1)

### ਸਮਾਧੀ

ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ (5, 290-16)  
ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥ (3, 122-8)  
ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ (5, 290-18)  
ਸੁੰਨ ਸਮਾਧਿ ਨਾਮ ਰਸ ਮਾਤੇ ॥ (5, 265-4)  
ਸਚੈ ਸਬਦਿ ਤਾੜੀ ਚਿਤੁ ਲਾਏ ॥ (3, 1044-17)  
ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੇ ॥ (ਨਾਮਦੇਵ, 973-4)  
ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥ (5, 106-15)  
ਗਿਰਹ ਕੁਟੰਬ ਮਹਿ ਸਹਿਜ ਸਮਾਧੀ ॥ ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥ (4, 1246-6)  
ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ (3, 68-8)  
ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥ (1, 1232-12)

### ਸਵਾਰਥ

ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥ (ਕਬੀਰ, 328-4)  
ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥ (4, 1326-6)  
ਨਮੁਖਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ (3, 643-14)  
ਅਪੁਨੈ ਸੁਆਇ ਰਿਦੈ ਲੈ ਧਾਰਿਆ ॥ (5, 195-15)  
ਤਿਨ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥ (5, 520-14)

### ਸੜਨਾ

ਅੰਤਰਿ ਤਾਮਸੁ ਆਪੁ ਨ ਪਛਾਣੈ ॥ (3, 231-8)

### ਸਾਹਿਬ

ਜਉ ਮੈ ਅਪੁਨਾ ਸਾਹਿਬ ਚੀਤਿ ॥ ਤਉ ਭਉ ਮਿਟਿਓ ਮੇਰੇ ਮੀਤ ॥ (5, 390-7)  
ਪ੍ਰਭ ਜੀਉ ਤੂ ਮੇਰੇ ਸਾਹਿਬ ਦਾਤਾ ॥ (5, 615-19)  
ਤੂ ਏਕੇ ਸਾਹਿਬੁ ਅਵਰੁ ਨ ਹੋਰਿ ॥ (5, 563-18)  
ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥ (5, 382-8)  
ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੇ ਮਾਰਿ ਨ ਸਾਕੈ ਕੋਇ ॥ (3, 842-9)  
ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥ (3, 509-4)

### ਸਾਕਤ

ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਨਹੁ ਡੀਠੀ ॥ (5, 892-19)  
ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ (1, 22-7)  
ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ (ਕਬੀਰ, 1372-2)  
ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ (1, 109-14)  
ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ (1, 1030-12)  
ਕਬੀਰ ਸਾਕਤੁ ਐਸਾ ਹੈ ਜੈਸੀ ਲਸਨਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥  
(ਕਬੀਰ, 1365-8)  
ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥ ਬਾਸਨ ਕਾਰੇ ਪਰਸੀਐ ਤਉ ਕਛੁ ਲਾਗੈ  
ਦਾਗੁ ॥ (ਕਬੀਰ, 1371-9)  
ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ (5, 641-6)  
ਸਾਕਤ ਕੀ ਐਸੀ ਹੈ ਰੀਤਿ ॥ ਜੋ ਕਿਛੁ ਕਰੈ ਸਗਲ ਬਿਪਰੀਤਿ ॥ (5, 195-10)  
ਭਰਮੈ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥ (5, 739-1)  
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ (4, 13-10)  
ਸਾਕਤ ਮਾਇਆ ਕਉ ਬਹੁ ਧਾਵਹਿ ॥ ਨਾਮ ਵਿਸਾਰਿ ਕਹਾ ਸੁਖੁ ਪਾਵਹਿ ॥ (1, 1029-15)

### ਸਾਧੂ

ਕਬੀਰ ਤਰਵਰ ਰੂਪੀ ਰਾਮ ਹੈ ਫਲ ਰੂਪੀ ਬੈਰਾਗੁ ॥ ਛੁਇਆ ਰੂਪੀ ਸਾਧੂ ਹੈ ਜਿਨਿ ਤਜਿਆ ਬਾਦੁ  
ਬਿਬਾਦੁ ॥ (ਕਬੀਰ, 1376-17)  
ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ (4, 1263-9)  
ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ  
ਮਿਲਿ ਕਮਲ ਸਵਾਰੇ ॥ (4, 983-16)

ਜੇ ਕੋ ਕਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ (5, 266-5)

ਮਹਿਮਾ ਸਾਠੁ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥ (5, 809-18)

ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥  
(ਕਬੀਰ, 1369-16)

ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ (5, 266-4)

ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ (4, 1264-9)

ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ ਮਰਹਟ ਸਾਰਖੇ ਭੂਤ ਬਸਹਿ  
ਤਿਨ ਮਾਹਿ ॥ (ਕਬੀਰ, 1374-16)

ਸੇਵਹੁ ਸਾਧੁ ਭਾਉ ਕਰਿ ਤਉ ਨਿਧਿ ਹਰਿ ਪਾਵਉ ॥ (5, 400-7)

ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ  
॥ (5, 320-15)

ਨਾਮੁ ਅਉਖਧੁ ਮੋ ਕਉ ਸਾਧੁ ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ (5, 101-12)

ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥ (5, 272-3)

ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ (5, 266-5)

ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ  
ਭਾਉ ਮਿਟਾਇ ॥ (5, 296-17)

ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨ ਤਨੁ ਸੀਤਲੁ ਧੀਰਜੁ ਪਾਇਆ ॥ (5, 98-5)

ਕਬੀਰ ਸਾਧੁ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥ ਹੋਨਹਾਰੁ ਸੋ ਹੋਇ ਹੈ ਸਾਕਤ ਸੰਗਿ ਨ ਜਾਉ  
॥ (ਕਬੀਰ, 1369-15)

ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ (5, 272-8)

ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ (5, 272-7)

ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧ ਸੰਗਿ ਮੇਰੇ ਮੀਤ ॥ (5, 296-16)

ਸਾਧ ਕੈ ਸੰਗਿ ਨਰਕ ਪਰਹਰੈ ॥ (5, 272-2)

ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥ (5, 272-9)

ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ (5, 272-1)

ਕਬੀਰ ਸਾਧੁ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ  
ਹੋਇ ॥ (ਕਬੀਰ, 1370-13)

ਜਬ ਤੇ ਸਾਧੁ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ (5, 101-15)

ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ (5, 272-7)

## ਸਾਰ

ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥ (ਫਰੀਦ, 794-10)

## ਸਾਰ ਤੱਤ

ਗੁਰ ਕਾ ਬਚਨੁ ਜਪਿ ਮੰਤੁ ॥ ਏਹਾ ਭਗਤਿ ਸਾਰੁ ਤਤੁ ॥ (5, 895-7)

ਗੁਰਮੁਖਿ ਹੋਵੈ ਸੋ ਤਤੁ ਪਾਇ ॥ (3, 1016-14)

ਕਲ ਮਹਿ ਰਾਮ ਨਾਮੁ ਸਾਰੁ ॥ (1, 662-19)

ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥ (5, 1095-4)

ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥  
(3, 653-18)

## ਸਿੱਖ

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਉਜਲ ਸਦਾ ਸੁਖੀ ਨਾਨਕ ਸਿਮਰਤ ਏਕ ॥  
(5, 320-5)

## ਸਿੱਖ ਸਿੱਖੀ

ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ (ਕਬੀਰ, 1372-18)

ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ  
ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥ (3, 314-9)

ਸਿਖੀ ਸਿਖਿਆ ਗੁਰ ਵੀਚਾਰਿ ॥ (1, 465-10)

ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤੁ ਨਾਮੁ ਫਲੁ ਅੰਮ੍ਰਿਤੁ ਪਾਇਆ ॥ (4, 304-8)

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ  
ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ  
ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ  
ਲਇਆ ॥ (3, 593-13)

## ਸਿੱਖ ਤੇ ਗੁਰੂ

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ  
ਸਿਰਿ ਬਾਣੀ ॥ (3, 920-3)

ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ  
ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ  
ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ (5,  
286-13)

ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ  
ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ  
ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ  
ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ (, 317-12)

ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ (3, 648-5)

ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ (3, 648-4)

ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਇ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ (4, 978-3)

ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ (4, 444-8)

ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ  
ਨਾਹੀ ਗੁਰਸਿਖੀ ਮਨਿ ਵੀਚਾਰਿਆ ॥ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ  
ਸਮਾਰਿਆ ॥ ਜਨ ਨਾਨਕ ਕੇ ਗੁਰ ਸਿਖ ਪੁਤਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥ (4, 312-1)

ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ (5, 960-12)

ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ (4, 310-15)

ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹਾ ਵੇਲਾ ਹਥਿ ਨ ਆਇਆ ॥ (4, 304-2)

ਜੇ ਕੋ ਸਿਖੁ ਗੁਰੂ ਸੇਵੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ  
ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ  
ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥ (3, 919-17)

ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ  
ਗੁਨ ਗਾਉ ॥ (5, 286-12)

ਜਿਸਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੁਰਿ ਮੰਗੈ  
ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥ (4, 305-16)

ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ  
ਬਜਾਈਐ ਫੁਕ ॥ (ਕਬੀਰ, 1372-18)

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ  
ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ  
ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ  
ਲਇਆ ॥ (3, 593-13)

ਜੋ ਦੀਸੈ ਗੁਰ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ (5, 763-1)

ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ (3, 314-9)

ਜਨੁ ਨਾਨਕੁ ਧੁੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥ (5, 306-2)

ਜੇ ਕੇ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ  
ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ  
ਅਵਰੁਨਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੇ ਸਿਖੁ ਸਨਮੁਖੁ ਹੋਏ ॥ (3, 919-17)

### ਸਿੱਖਿਆ

ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ (3, 1334-6)

ਸਿਖਿਆ ਦੀਖਿਆ ਭੋਜਨ ਭਾਉ ॥ ਹੁਕਮਿ ਸੰਜੋਗੀ ਨਿਜ ਘਰਿ ਜਾਉ ॥ (1, 221-7)

ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ (5, 381-16)

### ਸਿੱਖੀ

ਸਿਖੀ ਸਿਖਿਆ ਗੁਰ ਵੀਚਾਰਿ ॥ (1, 465-10)

### ਸਿਖ ਅੱਤੇ ਸਿਖ

ਜਨ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥ (4, 310-18)

ਗੁਰਮੁਖਿ ਸਖੀ ਸਹੇਲੀ ਮੇਰੀ ਮੇ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹੁ ਲਾਲੇ ਗੋਲੇ  
ਗੁਰ ਸਿਖਾ ਕੇ ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥ 1 ॥ ਮੇਰੈ ਮਨਿ ਤਨਿ ਬਿਰਹੁ  
ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੇ ਕਉ ਕਰਹੁ ਉਪਦੇਸੁ ਹਰਿ ਮਿਲੈ  
ਮਿਲਾਇਆ ॥ 1 ॥ ਰਹਾਉ (4, 493-16)

ਮੈ ਬਧੀ ਸਚੁ ਧਰਮਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ  
ਨਿਵਿ ਲਗਾ ਪਾਇ ਜੀਉ ॥ (5, 73-19)

ਜੇ ਦੀਸੈ ਗੁਰ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ (1, 763-1)

### ਸਿਖ ਨਿਤ ਕਰਨੀ

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਉਜਲ ਸਦਾ ਸੁਖੀ ਨਾਨਕ ਸਿਮਰਤ ਏਕ ॥  
(5, 320-5)

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ  
ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ  
ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ  
ਧਿਆਵੈ ॥ (4, 305-16)

ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ (1, 412-8)

### ਸਿਫਤ ਸਲਾਹ

ਕਰਤਾ ਸੋ ਸਲਾਹੀਐ ਜਿਨਿ ਕੀਤਾ ਆਕਾਰੁ ॥ (2, 1239-1)

ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥  
(1, 5-5)

ਸਿਫਤੀ ਗੰਢੁ ਪਵੈ ਦਰਬਾਰਿ ॥ (1, 143-13)

ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥ (2, 1239-1)

ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥ (1, 5-15)

ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ (1, 790-17)

ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ (3, 994-16)

ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ (2, 1238-19)

ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ (1, 9-144)

ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥ (2, 1239-2)

ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ (1, 360-11)

### ਸਿਮਰਨ

ਸਿਮਰਿ ਮਨਾ ਤੂ ਸਾਚਾ ਸੋਇ ॥ (5, 1148-9)

ਸਿਮਰਤ ਨਾਮੁ ਦੇਖ ਸਭਿ ਲਾਥੇ ॥ (5, 107-13)

ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ  
ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥ (ਰਵਿਦਾਸ, 694-8)

ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੂਖੁ ਪਾਵਹਿ ਹਰਿ ਦੁਆਰ ਪਰਾਨੀ ॥ (5, 200-4)

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥ (9, 634-2)

ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ  
ਸਿਮਰਨੁ ਕਰਿਆ ॥ (5, 10-12)

ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਧੋ ਪ੍ਰਤੁ ਸਿਮਰੀਐ ਤਿਸੁ ਦੇਹੀ ਕਉ ਪਾਲਿ  
॥ (5, 554-1)

ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ (4, 698-12)

ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ (3, 1129-16)

ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੁ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ  
ਨਿਬਹਿਆ ਸਾਥ ॥ (ਕਬੀਰ, 1376-3)

ਉਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥ (5, 99-5)

ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ (5, 80-14)

ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ (5, 106-8)



ਹਰਿ ਨਾਮੁ ਨ ਸਿਮਰਹਿ ਸਾਧ ਸੰਗਿ ਤੈ ਤਨਿ ਉਡੈ ਖੇਹ ॥ (5, 553-19)  
 ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ (5, 611-10)  
 ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥ (5, 105-14)  
 ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥  
 ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥  
 (ਕਬੀਰ, 1375-19)  
 ਅਕਾਲ ਮੂਰਤਿ ਅਜੂਨੀ ਸੰਭੋ ਮਨ ਸਿਮਰਤ ਠੰਢਾ ਥੀਵਾਂ ਜੀਉ ॥ (5, 99-6)  
 ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ (5, 804-15)  
 ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ (ਕਬੀਰ, 1373-5)  
 ਸਿਮਰਿ ਸਾਹਿਬੁ ਸੋ ਸਚੁ ਸੁਆਸੀ ਰਿਜਕੁ ਸਭਸੁ ਕਉ ਦੀਏ ਜੀਉ ॥ (5, 104-17)  
 ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰਧਾਰਿ ॥ (5, 47-9)  
 ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥ (5, 838-10)  
 ਸਿਮਰਹਿ ਬੂਲ ਸੂਖਮ ਸਭਿ ਜੰਤਾ ॥ (5, 1079-5)  
 ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ  
 ਸਿਮਰਤ ਤਰਿਆ ॥ (5, 70-14)  
 ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ (5, 189-9)  
 ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ (5, 49-6)  
 ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ  
 ਨਾਹੀ ਇਕੁ ਖਿਨੋ ॥ (5, 459-8)  
 ਸਿਮਰਿ ਸੁਆਮੀ ਸੁਖਹ ਗਾਮੀ ਇਛੁ ਸਗਲੀ ਪੁੰਨੀਆ ॥ (5, 80-1)

### ਸੀਤਲ

ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥ (5, 104-10)  
 ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥ (5, 1300-7)  
 ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥ ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥ (5, 183-4)  
 ਸੀਤਲ ਸਾਂਤਿ ਸੰਤੋਖੁ ਹੋਇ ਸਭ ਬੁਝੀ ਤ੍ਰਿਸਨਾ ॥ (5, 811-13)  
 ਸੀਤਲਾ ਹਰਿ ਨਾਮ ਤੇਰਾ ॥ (5, 1301-8)  
 ਸਤਿਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ (5, 828-19)

### ਸੀਤਲਾ

ਸੀਤਲਾ ਤੇ ਰਾਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥ (5, 200-11)

ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ ॥ (5, 627-13)

### ਸੁੱਖ ਦੁੱਖ

ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥ (5, 432-4)

ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ ਏਹ ਸੁਮਤਿ ਗੁਰੂ ਤੇ ਪਾਈ ॥ (5, 99-8)

ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥ (2, 146-14)

ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥ (9, 220-7)

ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥ (5, 400-16)

ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ (1, 149-4)

ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੇ ਹੋਇ ॥ (ਕਬੀਰ, 337-13)

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ (1, 469-9)

ਘਰ ਮਹਿ ਸੁਖ ਬਾਹਰਿ ਫੁਨਿ ਸੁਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੁਖਾ ॥ (5, 385-18)

ਦੁਖਾ ਤੇ ਸੁਖ ਉਪਜਹਿ ਸੁਖੀ ਹੋਵਹਿ ਦੁਖ ॥ (1, 1328-1)

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥ (3, 551-16)

### ਸੁੰਨ

ਸੁੰਨ ਸਰੋਵਰਿ ਪਾਵਹੁ ਸੁਖ ॥ (ਕਬੀਰ, 343-16)

ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥ (ਕਬੀਰ, 332-16)

ਚੀਤਿ ਆਵੈ ਤਾਂ ਸੁੰਨਿ ਸਮਾਇਆ ॥ (5, 1141-9)

ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨਿ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ ਤਿਸ ਹੀ ਜੈਸੇ ॥ (1, 943-17)

ਅੰਤਰਿ ਸੁੰਨ ਬਾਹਰਿ ਸੁੰਨ ਤ੍ਰਿਭਵਣ ਸੁੰਨ ਮਸੁੰਨ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨ ॥ (1, 943-15)

ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ (1, 944-2)

ਉਨਮਨਿ ਮਨੁਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥ (ਕਬੀਰ, 333-2)

ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥ (5, 214-1)

ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ (1, 503-18)  
ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥ ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ  
ਤਉ ਮਨੁ ਸੁੰਨਿ ਸਮਾਨਾ ॥ (ਕਬੀਰ, 475-19)  
ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ (1, 1037-17)  
ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ (4, 442-14)  
ਆਪਹਿ ਸੁੰਨ ਆਪਹਿ ਸੁਖ ਆਸਨ ॥ (5, 250-8)  
ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥ (1, 1037-10)  
ਪੰਚ ਤਤੁ ਸੁੰਨਹੁ ਪਰਗਾਸਾ ॥ (1, 1038-7)  
ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ ਰਖੇ ਲਿਵ ਲਾਏ ॥ (1, 1038-1)  
ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ (1, 1037-18)  
ਪਉਣੁ ਪਾਣੀ ਸੁੰਨੈ ਤੇ ਸਾਜੇ ॥ (1, 1037-11)  
ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ (1, 1037-12)

### ਸੁਆਰਥ

ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥ (4, 1326-6)

### ਸੁਆਰਥ ਸੁਖ

ਅਪਨੇ ਸੁਖ ਸਿਉ ਹੀ ਜਗ ਫਾਂਧਿਓ ਕੇ ਕਾਹੂ ਕੇ ਨਾਹੀ ॥ (9, 634-3)  
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ  
ਕੋਊ ਨ ਆਵਤ ਨੇਰੈ ॥ (9, 634-4)

### ਸੁਆਰਥ ਤੇਰਾ ਕੋਈ ਨਹੀਂ

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੇ ਨਾਹਿ ॥ (9, 1428-16)  
ਕੋਈ ਕਾਹੂ ਕੇ ਨਹੀ ਸਭ ਦੇਖੀ ਠੋਕਿ ਬਜਾਇ ॥ (ਕਬੀਰ, 1370-10)  
ਕਹਤੁ ਕਬੀਰੁ ਕੋਈ ਨਹੀ ਤੇਰਾ ॥ (ਕਬੀਰ, 656-9)  
ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ (3, 649-9)  
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ (3, 643-14)  
ਤਿਨ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥ (5, 520-14)

### ਸੁਹਾਗਣ

ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ (3, 1416-12)

ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ (3, 772-9)  
ਸਹ ਕੀ ਸਾਰ ਸੁਹਾਗਣਿ ਜਾਨੈ ॥ (ਕਬੀਰ, 793-14)  
ਸਾਈ ਸੁਹਾਗਣਿ ਜੋ ਪ੍ਰਭ ਭਾਈ ॥ (5, 391-8)  
ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥ (5, 963-17)  
ਤਾ ਸੋਹਾਗਣਿ ਜਾ ਕੰਤੈ ਭਾਵੈ ॥ (1, 750-15)  
ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥  
(ਫਰੀਦ, 1381-5)  
ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ (1, 1256-15)  
ਹਉਮੈ ਜਾਈ ਤਾ ਕੰਤ ਸਮਾਈ ॥ (1, 750-17)  
ਜਹ ਦੇਖਾ ਤਹ ਪਿਰੁ ਹੈ ਭਾਈ ॥ (5, 738-1)

### ਸੁਖ

ਸੁਖਹੁ ਉਠੇ ਰੋਗ ਪਾਪ ਕਮਾਇਆ ॥ (1, 139-17)  
ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ (1, 566-8)  
ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ (1, 57-12)  
ਸੋ ਸੁਖੀਆ ਜਿਸੁ ਭ੍ਰਮੁ ਗਇਆ ॥ (5, 1180-17)  
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੁ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ  
ਕੋਉ ਨ ਆਵਤ ਨੇਰੇ ॥ (9, 634-4)  
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ (9, 411-6)  
ਘਰ ਮਹਿ ਸੁਖ ਬਾਹਰਿ ਫੁਨਿ ਸੁਖਾ ॥ (5, 385-18)  
ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥ (ਕਬੀਰ, 330-6)  
ਸੁਖੁ ਮਾਂਗਤ ਦੁਖੁ ਆਗਲ ਹੋਇ ॥ (1, 222-13)

### ਸੁਪਨਾ

ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ (5, 707-14)  
ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥ ਇਨ ਮੈ ਕਛੁ ਸਾਚੇ ਨਹੀ ਨਾਨਕ ਬਿਨੁ ਭਗਵਾਨ  
॥ (9, 1427-10)  
ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ  
ਹਉਮੈ ਦੇਇ ॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥ (1, 63-7)  
ਸੁਪਨੈ ਉਭੀ ਭਈ ਗਹਿਓ ਕੀ ਨ ਅੰਚਲਾ ॥ (5, 1362-17)  
ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ (1, 558-5)

ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥ (5, 889-18)

ਚੰਚਲੁ ਸੁਪਨੈ ਹੀ ਉਰਝਾਇਓ ॥ (5, 531-5)

ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ (5, 1229-11)

ਇਹੁ ਸੁਪਨਾ ਸੇਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥ (5, 740-7)

### ਸੁਰਤ

ਜੇਹੀ ਸੁਰਤਿ ਤੇਹੈ ਰਾਹਿ ਜਾਇ ॥ (1, 662-8)

ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵਸਾਗਰੁ ਤਰੀਐ ਨਾਨਕ  
ਨਾਮ ਵਖਾਣੇ ॥ (1, 938-15)

ਜੇਹੀ ਸੁਰਤਿ ਤੇਹਾ ਤਿਨ ਰਾਹੁ ॥ (1, 25-1)

ਸੁਰਤਿ ਸਤਿ ਸਤਿ ਜਸੁ ਸੁਨਤਾ ॥ (5, 285-8)

ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੁਣਾ ਕੋਇ ਨ ਕੀਅ ॥ (1, 24-19)

ਸਬਦ ਸੁਰਤਿ ਸੁਖੁ ਉਪਜੈ ਪ੍ਰਭ ਰਾਤਉ ਸੁਖ ਸਾਰੁ ॥ (1, 62-4)

ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥ (1, 1031-15)

ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ (5,  
300-13)

### ਸੂਖਮ ਅਸਥੂਲ

ਜਬ ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥ (5, 281-17)

ਆਪਹਿ ਸੂਖਮ ਆਪਹਿ ਅਸਥੂਲ ॥ (5, 1336-7)

ਸੂਖਮ ਅਸਥੂਲ ਸਗਲ ਭਗਵਾਨ ॥ (5, 299-18)

### ਸੂਤਕ

ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕੁ ਓਪਤਿ ਹੋਈ ॥ ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕੁ ਪਰਜ  
ਬਿਗੋਈ ॥ (ਕਬੀਰ, 331-10)

ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥ ਮਨਮੁਖਿ ਸੂਤਕੁ ਕਬਹਿ ਨ ਜਾਇ ॥  
ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥ (3, 229-12)

ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥ ਉਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥  
ਫਾਸਨ ਕੀ ਬਿਧਿ ਸਭੁ ਕੋਉ ਜਾਨੈ ਛੂਟਨ ਕੀ ਇਕੁ ਕੋਈ ॥ ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ  
ਤਿਨੈ ਨ ਹੋਈ ॥ (ਕਬੀਰ, 331-12)

ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ  
ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥ (1, 413-14)

ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਰੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥ (1, 472-14)

ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੇਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹੀ ਗੁਰਮੁਖਿ ਬੁਝਿਆ ਤਿਨ੍ਹਾ ਸੂਤਕੁ ਨਾਹਿ ॥ (1, 472-18)

ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥ (1, 472-16)

ਬਿਨੁ ਨਾਵੈ ਸੂਤਕੁ ਜਗਿ ਛੋਤਿ ॥ (1, 413-10)

### ਸੂਤਰ

ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥ (5, 387-2)

ਸਭ ਪਰੋਈ ਇਕਤੁ ਧਾਗੇ ॥ (5, 108-16)

ਤੁਮ ਤੇ ਭਿਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ (5, 292-9)

ਏਕ ਨਾਮ ਲੇ ਮਨਹਿ ਪਰੋਉ ॥ (5, 253-2)

ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥ ਸਗਲ ਪਰੋਈ ਅਪੁਨੈ ਸੂਤਿ ॥ (5, 284-6)

ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ (5, 268-3)

ਤੂੰ ਸੂਤੁ ਮਣੀਏ ਭੀ ਤੂੰ ਹੈ ॥ ਤੂੰ ਗੰਠੀ ਮੇਰੁ ਸਿਰਿ ਤੂੰ ਹੈ ॥ (5, 102-16)

### ਸੂਦ

ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਉਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥ (ਨਾਮਦੇਵ, 1292-16)

ਸੂਦੁ ਵੈਸੁ ਪਰ ਕਿਰਤਿ ਕਮਾਵੈ ॥ (4, 164-2)

ਤੁਮ ਕਤ ਬ੍ਰਾਹਮਣੁ ਹਮ ਕਤ ਸੂਦ ॥ ਹਮ ਕਤ ਲੋਹੁ ਤੁਮ ਕਤ ਦੂਧ ॥ (ਕਬੀ, 324-18)

ਖੜੀ ਸਬਦੰ ਸੂਰ ਸਬਦੰ ਸੂਦ੍ਰੁ ਸਬਦੰ ਪਰਾ ਕਿੰਤਹ ॥ (2, 469-13)

### ਸੂਰਮਾ

ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ (1, 579-19)

ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ ਫਿਰਣਾ ॥ (5, 1019-15)

ਰਣੁ ਦੇਖਿ ਸੂਰੇ ਚਿਤ ਉਲਾਸ ॥ (5, 1180-11)

ਜਾ ਕਉ ਹਰਿ ਰੰਗੁ ਲਾਗੇ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ  
ਜਾ ਕਾ ਸਤਿਗੁਰੁ ਪੂਰਾ ॥ (5, 679-19)

ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥ (5, 404-10)

ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥  
ਸੂਰਾ ਸੋ ਪਹਿਚਾਨੀਐ ਜੋ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥  
(ਕਬੀਰ, 1105-5)

ਖੜੀ ਸੋ ਜੁ ਕਰਮਾ ਕਾ ਸੂਰੁ ॥ (1, 1411-17)

ਸੂਰਬੀਰ ਬਚਨ ਕੇ ਬਲੀ ॥ (5, 392-16)

ਨਾਨਕ ਸੋ ਸੂਰਾ ਵਰਿਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ  
ਜਨਮੁ ਸਵਾਰਿਆ ॥ (3, 86-14)

ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ (ਕਬੀਰ, 970-1)

### ਸੇਵਕ

ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥ (5, 51-14)

ਇਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ  
॥ (2, 475-1)

ਪ੍ਰਭ ਕੇ ਸੇਵਕ ਕਉ ਕੋ ਨ ਪਹੁਚੈ ॥ (5, 285-17)

ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥ (5, 101-17)

ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ (5, 285-17)

ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੁਝਿ ਪਰਮ ਪਦੁ ਪਾਈ ॥ (2, 292-18)

ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ  
ਮਾਰਿ ॥ (3, 28-18)

ਮਨ ਬੇਚੈ ਸਤਿਗੁਰ ਕੇ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ (2, 286-18)

### ਸੇਵਣਾ

ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ (5, 136-12)

ਉਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ (4, 572-6)

ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥ ਆਦਿ ਪੁਰਖ ਅਪਰੰਪਰ ਦੇਵ ॥ (5, 186-14)

ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ (3, 69-11)

ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ (5, 49-8)

ਏਨੈ ਚਿਤਿ ਕਠੋਰਿ ਸੇਵ ਗਵਾਈਐ ॥ (2, 146-6)

ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ (3, 26-7)

ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ (3, 26-9)

### ਸੇਵਾ

ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ (2, 787-17)

ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ (1, 26-1)

ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥ (ਕਬੀਰ, 336-8)

ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ (1, 558-7)

ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ (3, 26-4)

ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੁਝਿ ਪਰਮ ਪਦੁ ਪਾਈ ॥ (5, 292-18)

ਸਤਿਗੁਰੁ ਸੇਵਿਐ ਸਹਜੁ ਉਪਜੈ ਹਉਮੈ ਤ੍ਰਿਸਨਾ ਸਾਰਿ ॥ (3, 65-6)

ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥ (3, 66-16)

ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥ (1, 416-14)

ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ ਨਾਨਕ ਸੇਵਾ ਕਰ ਕਰਹੁ ਹਰਿ  
ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥ (4, 306-14)

ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ (3, 27-8)

ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ (5, 1075-5)

ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ (1, 1343-3)

ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ (3, 423-13)

ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ (5, 52-5)

ਸੇਵਾ ਥੋਰੀ ਮਾਗਨੁ ਬਹੁਤਾ ॥ (5, 738-9)

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਏ ॥ (3, 552-6)

ਸਤਿਗੁਰ ਸੇਤੀ ਗਣਤ ਜਿ ਰਖੈ ਹਲਤ ਪਲਤੁ ਸਭੁ ਤਿਸ ਕਾ ਗਇਆ ॥ (4, 307-4)

ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ  
ਕਰੇਇ ॥ (3, 647-19)

ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥ (5, 375-4)

ਗੁਰ ਸੇਵਾ ਬਿਨੁ ਭਗਤਿ ਨ ਹੋਈ ॥ (1, 1342-9)

ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥ (1, 66-16)

ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ (5, 1076-3)

ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ (2, 474-10)



ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ (5, 286-19)  
ਹੁਕਮੁ ਬੁਝੈ ਸੇ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ (5, 1076-9)

### ਸੋਹੰ

ਰਸਨਾ ਰਾਮ ਕਹਤ ਗੁਣ ਸੋਹੰ ॥ (5, 1211-15)  
ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥ (1, 1093-3)  
ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦ ਨ ਕੋਈ ਜੀਉ ॥ (1, 599-6)  
ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ (1, 60-13)  
ਸੋਹੰ ਸੋ ਜਾ ਕਉ ਹੈ ਜਾਪ ॥ ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥ (ਕਬੀਰ, 1162-15)

### ਸੋਗ

ਕੇ ਮੁਆ ਕਾ ਕੈ ਘਰਿ ਗਾਵਨੁ ॥ ਕੇ ਰੇਵੈ ਕੇ ਹਸਿ ਹਸਿ ਪਾਵਨੁ ॥ (5, 389-5)  
ਮੂਏ ਕਉ ਸਚੁ ਰੋਵਹਿ ਮੀਤ ॥ (1, 413-11)  
ਜਿਨ੍ਹਾ ਅੰਦਰਿ ਸਚਾ ਨੇਹੁ ਕਿਉ ਜੀਵਨਿ ਪਿਰੀ ਵਿਹੁਣਿਆ ॥ (4, 1422-8)  
ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗ ਸੰਤਾਪੁ ॥ (1, 1343-14)  
ਹਸਿ ਹਸਿ ਸੋਗੁ ਕਰਤ ਬੇਗਾਨਾ ॥ (5, 389-5)  
ਜਿਨ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ ਕਿਉ ਰੈਣਿ ਵਿਹਾਣੀ ॥ (1, 418-4)

### ਸੋਣਾ

ਜਾਗਤ ਸੂਤਾ ਭਰਮਿ ਵਿਗੂਤਾ ॥ (5, 1019-9)  
ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥ (5, 389-8)  
ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ (1, 558-6)  
ਸੁਪਨੈ ਉਭੀ ਭਈ ਗਹਿਓ ਕੀ ਨ ਅੰਚਲਾ ॥ (5, 1362-17)  
ਕਿਆ ਸੋਵਹਿ ਨਾਮ ਵਿਸਾਰਿ ਗਾਫਲ ਗਹਿਲਿਆ ॥ (5, 389-7)  
ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਰਸਨਾ ਸੋਈ ਲੋਭਿ ਮੀਠੈ  
ਸਾਦਿ ॥ ਮਨੁ ਸੋਇਆ ਮਾਇਆ ਬਿਸਮਾਦਿ ॥ (5, 182-9)  
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ (5, 249-17)  
ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥ (ਰਵਿਦਾਸ, 794-1)  
ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ (1, 17-  
2)

### ਹੱਕ

ਹਕੁ ਪਰਾਇਆ ਨਾਨਕਾ ਉਸੁ ਸੁਅਰ ਉਸੁ ਗਾਇ ॥ (1, 141-1)

ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ (5, 1084-8)

ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥ (1, 721-4)

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥ (ਕਬੀਰ, 727-9)

ਹਕੁ ਹਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥ (5, 1084-14)

### ਹੱਠ

ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ (1, 906-3)

ਹਠਿ ਨ ਪਤੀਜੈ ਨਾ ਬਹੁ ਭੇਖੈ ॥ (1, 686-10)

ਮਨ ਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ (5, 687-9)

ਹਠੁ ਅਹੰਕਾਰੁ ਕਰੈ ਨਹੀ ਪਾਵੈ ॥ (1, 905-19)

ਹਠੁ ਕਰਿ ਮਰੈ ਨ ਲੇਖੈ ਪਾਵੈ ॥ (1, 226-5)

ਮਨ ਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥ (4, 39-19)

ਮਨ ਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ (3, 849-12)

ਮਨ ਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ (3, 86-13)

### ਹੱਦ

ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥ (ਰਵਿਦਾਸ, 659-5)

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥ (ਨਾਮਦੇਵ, 692-19)

### ਹੰਸ

ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ (1, 956-11)

### ਹੰਸ ਆਤਮਾ

ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥ (ਕਬੀਰ, 792-11)

ਹੰਸ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥ (1, 155-2)

ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ (1, 935-18)

ਕਰੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥ (ਫਰੀਦ, 794-19)

### ਹੰਸ ਪਰਮ ਹੰਸ

ਸਰਜੀਉ ਕਾਟਹਿ ਨਿਰ ਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ (ਕਬੀਰ, 332-14)

ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥ (ਕਬੀਰ, 1350-5)

ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥ (ਕਬੀਰ, 1375-5)

ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਠੀਤਿ ॥ (5, 508-12)

ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥ (ਕਬੀਰ, 1374-11)

ਪਰਮ ਹੰਸੁ ਜਸੁ ਸਚੁ ਜੋਤਿ ਅਪਾਰ ॥ (1, 227-17)

ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ (5, 322-10)

ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥ (3, 1046-3)

ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥ (ਕਬੀਰ, 1375-6)

ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ (ਪਰਮਾਨ ਦ, 1253-7)

ਪਕਰਿ ਜੀਪੁ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥ (ਕਬੀਰ, 1350-6)

ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ (ਕਬੀਰ, 1103-2)

ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ (5, 960-7)

ਹੰਸੁ ਉਡਰਿ ਕੋਧੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧਾ ਖਾਇ ॥ (ਫਰੀਦ, 1381-7)

ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ (5, 960-8)

ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ (1, 567-11)

ਮੈ ਜਾਨਿਆ ਵਡਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥ (3, 585-15)

ਹੰਸੁ ਹੁਇ ਹੀਰਾ ਲੇਇ ਪਛਾਨੀ ॥ (ਕਬੀਰ, 483-15)

ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ (1, 438-4)

ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥ (3, 585-16)

## ਹਉਮੈ

ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ (3, 560-12)

## ਹਉਮੈ ਹੋਰ ਪਰਮਾਣ

ਮਾਟੀ ਕੇ ਪੁਤਰਾ ਕੈਸੇ ਨਚਤੁ ਹੈ ॥ (ਰਵਿਦਾਸ, 487-5)

ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥ (ਰਵਿਦਾਸ, 487-6)

ਹਉਮੈ ਵਿਚਿ ਸਦ ਜਲੈ ਸਰੀਰਾ ॥ (3, 1068-4)

ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ  
ਕਿਤੁ ॥ (1, 470-12)

ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ  
ਗਲੇ ਮਾਨੁ ਸਭੈ ਕਉ ਖਾਇ ॥ (ਕਬੀਰ, 1372-16)

ਹਉਮੈ ਵਿਚਿ ਸਭੁ ਜਗੁ ਬਉਰਾਨਾ ॥ (3, 159-11)

ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਏ ॥ (3, 1092-12)

ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥ ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥ (1, 226-16)

ਹਉਮੈ ਕਰਤਿਆ ਨਹ ਸੁਖੁ ਹੋਇ ॥ (1, 222-10)

ਵਿਚਿ ਹਉਮੈ ਸੇਵਾ ਥਾਇ ਨ ਪਾਏ ॥ (4, 1070-18)

ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ  
॥ (2, 466-18)

ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮੁ ਕਾਲਿ ॥ (3, 1258-12)

ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ (3, 1089-14)

ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ  
॥ (1, 15-6)

ਹਉਮੈ ਬਿਆਪਿਆ ਸਬਦੁ ਨ ਚੀਨੈ ਫਿਰਿ ਫਿਰਿ ਜੂਨੀ ਆਵੈ ॥ (4, 732-8)

ਹਉਮੈ ਤਿਆਗੀ ਅਨਹਦਿ ਰਾਤਾ ॥ (1, 1040-4)

ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ (1, 933-16)

ਕਾਰੇ ਗਰਬਸਿ ਮੂੜੇ ਮਾਇਆ ॥ (1, 23-16)

ਹਉਮੈ ਮਮਤਾ ਸਬਦੇ ਖੋਵੈ ॥ (3, 116-12)

ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀ ਚੁਨਿਓ ਨ ਜਾਈ ॥ ਕਹਿ ਕਮੀਰ ਕੁਲ ਜਾਤਿ ਪਾਂਤਿ  
ਤਜਿ ਚੀਟੀ ਹੋਇ ਚੁਨਿ ਖਾਈ ॥ (ਕਬੀਰ, 972-10)

ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ (1, 469-4)

ਹਉਮੈ ਮਾਰਿ ਕਮਲੁ ਪਰਗਾਸਾ ॥ (3, 161-18)  
 ਤਨੁ ਧਨੁ ਦੇਖਤ ਗਰਬਿ ਗਇਆ ॥ (1, 906-8)  
 ਬਾਤਨ ਹੀ ਅਸਮਾਨੁ ਗਿਰਾਵਹਿ ॥ (ਕਬੀਰ, 332-14)  
 ਚਲਤ ਕਤ ਟੇਢੇ ਟੇਢੇ ਟੇਢੇ ॥ (ਕਬੀਰ, 1124-2)  
 ਗੁਰ ਪਰਸਾਦੀ ਹਉਮੈ ਜਾਏ ॥ (3, 114-16)  
 ਮਨ ਰੇ ਹਉਮੈ ਛੋਡਿ ਗੁਮਾਨੁ ॥ (1, 21-9)  
 ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਜਾ ਅਗਨਿ ਮਹਿ ਸਾੜੀ ॥ (5, 199-11)  
 ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥ (4, 82-1)  
 ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ (5, 278-10)  
 ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥ ਸੇ ਸਿਰੁ ਚੁੰਚ ਸਵਾਰਹਿ ਕਾਗ ॥ (ਕਬੀਰ, 330-2)  
 ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ (ਕਬੀਰ, 1105-17)  
 ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥ (1, 1246-2)  
 ਹਉਮੈ ਰੋਗੁ ਮਾਨੁਖ ਕਉ ਦੀਨਾ ॥ (5, 1140-17)  
 ਕਬੀਰ ਬਾਂਸੁ ਬਡਾਈ ਬੁਡਿਆ ਇਉ ਮਤ ਡੂਬਹੁ ਕੋਇ ॥ ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥ (ਕਬੀਰ, 1365-3)  
 ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰੁ ਮਹਿ ਕਿਆ ਜਾਨਉ ॥ (ਕਬੀਰ, 1366-10)  
 ਬਲੁਆ ਕੇ ਗ੍ਰਿਹੁ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ (5, 267-18)

### ਹਸਤ ਚੱਥ ਕਰ

ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥ (1, 474-3)  
 ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥ ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥ (5, 705-10)  
 ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥ ਪਾਇ ਕੁਹਾੜਾ ਮਾਰਿਆ ਗਾਫਲਿ ॥ (ਕਬੀਰ, 1365-4)  
 ਹਸਤ ਪੁਨੀਤ ਹੋਹਿ ਤਤਕਾਲ ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥ (5, 185-3)  
 ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ॥ (1, 1110-12)  
 ਜਿੰਦੁ ਵਹੁਟੀ ਮਰਣ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ (ਫਰੀਦ, 1377-18)

ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥ (1, 721-11)

ਹਸਤ ਚਰਨ ਸੰਤ ਟਹਲ ਕਮਾਈਐ ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥ (5, 299-1)

### ਹਸਤੀ ਹਾਥੀ ਕੁੰਚਰ

ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਲੀਨਾ ॥ (5, 1140-17)

ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥ ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥ (4, 367-13)

ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ  
ਫਿਰਿ ਉਝੜਿ ਪਾਇ ॥ (3, 516-18)

ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਉਪਰੁ ਕਢਿ  
ਨਿਸਤਾਰੇ ॥ (4, 982-6)

ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ  
ਇਸਨਾਨੁ ॥ (9, 1428-14)

### ਹਸਤੀ ਹੋਰ ਪਰਮਾਣ

ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਉਭੀ ਸੇਵ  
ਕਰੇਇ ॥ (3, 647-19)

ਹਸਤਿ ਰਥ ਅਸ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੁਐ ਉਠਿ  
ਸਿਧਾਇਓ ਨਾਂਗਾ ॥ (5, 700-5)

ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥ (5,  
176-1)

ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ (ਕਬੀਰ, 1105-2)

ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥ (5, 684-6)

### ਹਰਿ ਮੰਦਰ

ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ (3, 1346-7)

ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ (3, 1346-4)

ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ (3, 1346-13)

ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ (1, 953-6)

### ਹਰਖ ਸੋਗ

ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ (1, 598-13)

ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ (5, 610-1)

## ਹਰਾਮ

ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ (1, 142-10)

## ਹਰਾਮ ਖੋਰ

ਮਨਮੁਖ ਲੂਣ ਹਰਾਮ ਕਿਆ ਨ ਜਾਣਿਆ ॥ (1, 143-4)

ਹਰਾਮ ਖੋਰ ਨਿਰਗੁਣ ਕਉ ਤੂਠਾ ॥ (5, 1142-1)

ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ ਉਪਰਿ ਆਪਿ ਗੁਰੂ ਰਖਵਾਰਾ ॥ (5, 801-9)

ਮੈ ਕੀਤਾ ਨ ਜਾਤਾ ਹਰਾਮ ਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ (1, 24-17)

ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥ ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭੁ ਜੇਤੈ ॥ (5, 1302-8)

ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥ (3, 1414-10)

ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥ (5, 1302-9)

ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥ (5, 1001-1)

ਦੁਖਾ ਤੇ ਸੁਖ ਉਪਜਹਿ ਸੂਖੀ ਹੋਵਹਿ ਦੁਖ ॥ (1, 1328-1)

## ਹਰਿਚੰਦਉਰੀ

ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ (5, 1363-9)

ਹਰਿਗਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥ (5, 1363-11)

ਪੇਖੁ ਹਰਿਚੰਦਉਰੀ ਅਸਥਿਰੁ ਕਿਛੁ ਨਾਹੀ ॥ (5, 461-14)

ਹਰਿਚੰਦਉਰੀ ਦੇਖਿ ਮੂਠਾ ਕੂੜਾ ਸੇਜਾ ਰਾਵਿਆ ॥ (5, 460-4)

ਹਰਿਚੰਦਉਰੀ ਦੇਖਿ ਭੁਲਾ ਕਹਾ ਅਸਥਿਤਿ ਪਾਈਐ ॥ (5, 548-5)

ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥ (5, 402-1)

## ਹਰੀ

ਹਰਿ ਹਰੇ ਹਰਿ ਮੁਖਹੁ ਬੋਲਹਿ ਹਰਿ ਹਰੇ ਮਨਿ ਧਾਰੇ ॥ (5, 1230-4)

ਰੋਮਿ ਰੋਮਿ ਰਵਿਆ ਹਰਿ ਨਾਮੁ ॥ (5, 1144-4)

ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥ (1, 1040-19)

ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ (5, 891-4)

ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥ (ਕਬੀਰ, 1349-13)

ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹਾ ॥ (5, 386-14)

ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੇ ਤ੍ਰਾਸੁ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ  
ਪਾਵਹਿ ਬਾਸੁ ॥ (9, 1428-1)

### ਹਲਾਲ

ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ (1, 141-2)

ਅਭਾਖਿਆ ਕਾ ਕੁਠਾ ਬਕਰਾ ਖਾਣਾ ॥ (1, 472-2)

ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ  
ਕਹੁ ਹਲਾਲੁ ਕਿਆ ਕੀਆ ॥ (ਕਬੀਰ, 1350-6)

### ਹਿੰਦੂ ਵਰਣ

ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ (3, 850-2)

ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥ (1, 662-14)

ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ (3, 849-19)

ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥ 1 ॥ ਕਹੁ ਰੇ ਪੰਡਿਤ ਬਾਮਨ  
ਕਬ ਕੇ ਹੋਏ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥ 1 ॥ ਰਹਾਉ ॥ ਜੋ ਤੂੰ ਬ੍ਰਾਹਮਣੁ ਬ੍ਰਾਹਮਣੀ  
ਜਾਇਆ ॥ ਤਉ ਆਨ ਬਾਟ ਕਾਰੇ ਨਹੀ ਆਇਆ ॥ 2 ॥ ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥  
ਹਮ ਕਤ ਲੋਹੂ ਤੁਮ ਕਤ ਦੂਧ ॥ 3 (ਕਓਬਰਿ, 324-16)

ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥ (3, 1128-2)

ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥ (5, 372-15)

ਸੋ ਬ੍ਰਾਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥  
ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਾਹਮਣੁ ਪੂਜਣ ਜੁਗਤੁ ॥ (1, 1411-16)

ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਾਹਮਣੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ  
ਕਿਉ ਪੰਡਿਤੁ ਹਰਿ ਨ ਕਹੈ ॥ 1 ॥ ਕਾਰੇ ਮੇਰੇ ਬਾਮਨੁ ਹਰਿ ਨ ਕਹਹਿ ॥ ਰਾਮ ਨ ਬੋਲਹਿ ਪਾਡੇ  
ਦੇਜਕੁ ਭਰਹਿ ॥ 1 ॥ ਰਹਾਉ ॥ ਆਪਨ ਉਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥  
ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥ (ਕਬੀਰ, 970-4)

ਅਵਰ ਉਪਦੇਸੈ ਆਪਿ ਨ ਬੂਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥ 3 ॥ ਮੂਰਖ ਬਾਮਣ ਪ੍ਰਭੁ ਸਮਾਲਿ  
॥ ਦੇਖਤ ਸੁਨਤ ਤੇਰੈ ਹੈ ਨਾਲਿ ॥ (5, 372-18)

ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ (2, 469-13)

ਕਬੀਰ ਬਾਮਣੁ ਗੁਰੂ ਹੈ ਜਗਤ ਕਾ ਬਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ ਮੁਆ ਚਾਰਉ  
ਬੇਦਹੁ ਮਾਹਿ ॥ (ਕਬੀਰ, 1377-7)

ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥ (3, 1128-3)



ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥ 1 ॥ (3, 1128-6)

### ਹਿਰਖ

ਅਹਿਰਖਵਾਦੁ ਨ ਕੀਜੈ ਰੇ ਮਨ ॥ (ਕਬੀਰ, 479-17)

### ਹਿਰਦਾ

ਗੁਰ ਕੇ ਚਰਨ ਹਿਰਦੈ ਵਸਾਏ ॥ (5, 1270-16)

ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ (5, 1268-8)

ਤਾ ਕੈ ਹਿਰਦੈ ਬਸਿਓ ਨਾਮੁ ॥ ਜਾ ਕਉ ਸਆਮੀ ਕੀਨੋ ਦਾਨੁ ॥ (5, 1298-12)

### ਹੁੱਜਤ

ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ (1, 352-12)

### ਹੁਕਮ ਹੋਰ ਪਰਮਾਣ

ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥ (1, 151-11)

ਹੁਕਮੁ ਭੀ ਤਿਨ੍ਹਾ ਮਨਾਇਸੀ ਜਿਨ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ  
ਹੋਇ ॥ (3, 510-15)

ਹੁਕਮੁ ਮੰਨੇ ਸੋ ਜਨੁ ਪਰਵਾਣੁ ॥ (3, 1175-6)

ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ (1, 471-13)

ਜਿਵ ਜਿਵ ਹੁਕਮ ਤਿਵੈ ਤਿਵ ਕਾਰ ॥ (1, 8-7)

ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ (5, 106-17)

ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥ (1, 1241-9)

ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥ (ਕਬੀਰ, 337-4)

ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੁਝਿ ਸੁਖੁ ਪਾਈਐ ਰੇ ॥ ਜੋ ਪ੍ਰਭੁ ਕਰੈ ਸੋਈ ਭਲ ਮਾਨਹੁ  
ਸੁਖਿ ਦੁਖਿ ਓਹੀ ਧਿਆਈਐ ਰੇ ॥ (5, 209-14)

ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ (5, 108-15)

ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ (3, 85-7)

ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮਨਈ ਤਾ ਘਰਿ ਹੀ ਅੰਦਰਿ ਦੂਰਿ  
॥ (3, 510-14)

ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ (5,  
523-4)

### ਹੁਕਮ ਦੇਖੋ ਭਾਣਾ

ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ (1, 6-15)

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ  
॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ  
ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ  
ਬੁਝੈ ਤ ਹਉਮੈ ਕਰੈ ਨ ਕੋਇ ॥ (1, 1-7)

### ਹੁਕਮ ਦੇਖੋ ਭਾਣਾ ਵੀ

ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥  
(3, 66-8)

ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ (5, 206-8)

ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ (5, 763-6)

ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ (3, 66-9)

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ  
॥ (1, 1-6)

ਹੁਕਮੁ ਬੁਝੈ ਸੋਈ ਪਰਵਾਨੁ ॥ (5, 386-2)

ਮੀਠੀ ਆਗਿਆ ਪਿਰ ਕੀ ਲਾਗੀ ॥ (5, 394-7)

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ (ਕਬੀਰ, 376-5)

ਸਭੇ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ (3, 86-17)

ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ (1, 421-15)

ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ (1, 109-12)

ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ (3, 118-17)

ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ (5, 523-4)

ਨਾਨਕ ਹੁਕਮੀ ਆਵਹੁ ਜਾਹੁ ॥ (1, 4-13)

### ਹੋਛਾ

ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ (1, 582-6)

### ਹੋਮ ਜੱਗ

ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ  
ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥ (1, 1257-3)

ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ ॥  
ਗੋਬਿੰਦ ਜਪਤ ਸਭਿ ਕਾਰਜ ਸਾਰੇ ॥ (5, 1349-1)

ਵਰਣ ਭੇਖ ਨਹੀ ਬ੍ਰਹਮਣ ਖੜੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨ  
ਕੇ ਪੂਜਾ ਲਾਇਦਾ ॥ (1, 1036-1)

ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ  
ਅਵਤਾਰ ॥ (5, 214-8)

ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ  
ਗੁਰਮੁਖਿ ਨਾਨਕ ਜਗਤੁ ਤਰਾਇਆ ॥ (5, 1139-2)

ਹੋਮ ਜਗ ਸਭਿ ਤੀਰਥਾ ਪੜਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ  
ਆਵਣੁ ਜਾਣੁ ॥ ਸਤਿਗੁਰ ਮਿਲਿਐ ਮਨੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ (3, 1417-7)

ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣੁ ਜਾਣੁ  
॥ (1, 992-8)

### ਹੋਰ ਪਰਮਾਣ

ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ  
॥ (3, 510-9)

### ਹੋਰ ਪਰਮਾਣ

ਪੂਰਨ ਭਏ ਨ ਕਾਮ ਮੋਹਿਆ ਮਾਇਆ ॥ (5, 707-)

### ਹੋਰ ਪਰਮਾਣ ਜਨਮ ਮੰਤਵ

ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ  
ਚਿੰਤ ॥ (5, 522-15)

ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ  
ਭਈ ਨਹੀ ਬਾਨੀ ॥ ਭਜਿ ਲਹਿ ਰੇ ਮਨ ਸਾਰਿਗਪਾਨੀ ॥ (ਕਬੀਰ, 1559-8)

ਭਜਹੁ ਗੋਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥ (ਕਬੀਰ, 1159-7)

ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ (ਕਬੀਰ, 1159-10)

ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬੀਚਾਰਿ ॥ (ਕਬੀਰ, 1159-12)

ਇਸ ਦੇਹੀ ਕਉ ਸਿਮਰਹਿ ਦੇਵ ॥ ਸੇ ਦੇਹੀ ਭਜੁ ਹਰਿ ਕੀ ਸੇਵ ॥ (ਕਬੀਰ, 1159-7)

ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ  
ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੇ ਹਰਿ  
ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ  
ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ (3, 921-19)

ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥  
(9, 1428-12)

ਦੁਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ ਆਤਮ ਘਾਤੀ ॥ (5, 188-5)

ਜੋ ਨ ਸੁਨਹਿ ਜਸੁ ਪਰਮਾਨ ਦਾ ॥ ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥ (5, 188-7)

ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ ਨਾਮ ਬਿਹੂਨ ਜੀਵਨ ਕਉਨ ਕਾਮ ॥ (5, 188-6)

### ਹੋਰ ਪਰਮਾਣ ਜੂਨਾਂ

ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੇ ਕਰੈ ਬੀਚਾਰਾ ॥ (3, 1128-5)

ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ  
ਚੁਕੈ ਸੋ ਆਇ ਜਾਇ ਦੁਖੁ ਪਾਇਦਾ ॥ (5, 1075-14)

ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥ ਅਬ ਕੇ ਛੁਟਕੇ ਠਉਰ ਨ ਠਾਇਓ ॥ (ਕਬੀਰ, 337-8)

ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮਾਰਾ ॥ (3, 1128-4)

ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ  
॥ (5, 810-6)

ਸੁਨਿਬੋ ਸਖੀ ਕੰਤਿ ਹਮਾਰੇ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ  
ਜਾਨੈ ਇਹੁ ਲੋਕੁ ਅਜਾਨਾ ॥ (5, 372-8)

ਸਭ ਤੇ ਉਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ (5, 265-6)

ਭਗਤਾ ਕੀ ਜਾਤਿ ਪਤਿ ਏਕੋ ਨਾਮੁ ਹੈ ਆਪੇ ਲਏ ਸਵਾਰਿ ॥ (3, 429-19)

ਸੋ ਹਮ ਕਰਹ ਜੋ ਆਪਿ ਕਰਾਏ ॥ (4, 494-17)

ਮਾਇਆ ਕੇ ਸਨਬੰਧ ਸੈਨ ਸਾਕ ਕਿਤਹੀ ਕਾਮਿ ਨ ਆਇਆ ॥ (5, 497-4)

ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ (3, 1094-1)

ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ (5, 276-17)

ਕਰਨ ਕਰਾਵਨ ਤੁਹੀ ਏਕ ॥ (5, 211-6)

ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ (4, 95-1)

ਓਰੈ ਕਛੁ ਨ ਕਿਨਹੂ ਕੀਆ ॥ ਨਾਨਕ ਸਭੁ ਕਝੁ ਪ੍ਰਭ ਤੇ ਹੂਆ ॥ (5, 261-1)

ਕਥਦੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥ (ਕਬੀਰ, 478-12)

ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥ (1, 164-5)

ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ (4, 164-1)

ਫਕੜ ਜਾਤੀ ਫਕੜੁ ਨਾਉ ॥ ਸਭਨਾ ਜੀਆ ਇਕਾ ਛਾਉ ॥ (4, 83-13)

ਕਰੇ ਕਰਾਏ ਆਪਿ ਪ੍ਰਭੁ ਸਭ ਕਿਛੁ ਤਿਸ ਹੀ ਹਾਥਿ ॥ (5, 48-1)

ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥ (1, 352-8)  
 ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥ (5, 889-18)  
 ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥ (3, 123-17)  
 ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥ (ਕਬੀਰ, 324-16)  
 ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ (5, 1362-8)  
 ਜੇ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥ (4, 734-15)  
 ਕੋਟਿ ਬਿਘਨ ਹਿਰੇ ਖਿਨ ਮਾਹਿ ॥ ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥ (5, 195-17)  
 ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ (4, 365-18)  
 ਧਨ ਪਿਰ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥ (3, 788-12)  
 ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ (3, 122-4)  
 ਹਿਰਦੈ ਕਮਲ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ (3, 26-8)  
 ਕਥਨੀ ਬਦਨੀ ਜੇ ਕਰੇ ਮਨਮੁਖਿ ਬੁਝ ਨ ਹੋਇ ॥ (3, 492-4)  
 ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ ॥ (5, 801-9)  
 ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥ (5, 626-9)  
 ਸਤਿਗੁਰੁ ਸਬਦਿ ਕਰੋਧੁ ਜਲਾਵੈ ॥ (1, 411-12)  
 ਪਰ ਤ੍ਰਿਅ ਰੂਪੁ ਨ ਪੇਖੈ ਨੇੜੁ ॥ (5, 274-4)  
 ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥ (4, 95-8)  
 ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ (1, 469-16)  
 ਨਾਦ ਬਿਨੋਦ ਅਨ ਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥ (5, 929-7)  
 ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥ (3, 39-3)  
 ਸੂਰਜ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥ (1, 357-19)  
 ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ (1, 469-18)  
 ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥ (3, 1128-2)  
 ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ (4, 41-19)  
 ਕਥਨੀ ਬਦਨੀ ਪੜਿ ਪੜਿ ਭਾਰੁ ॥ (1, 412-14)  
 ਕਾਮੁ ਕਾਯੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੇਹਾਗਾ ਢਾਲੈ ॥ (1, 932-2)

ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੇ ਬ੍ਰਾਹਮਣੁ ਹੋਈ ॥ (3, 1128-2)  
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ (1, 8-12)  
ਮਿਥਿਆ ਨੇਤ੍ਰੁ ਪੇਖਤ ਪਰ ਤ੍ਰਿਅ ਰੂਪਾਦ ॥ (5, 269-1)  
ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ (5, 523-15)  
ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥ (3, 556-2)  
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ (3, 919-12)  
ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥ (1, 1245-17)  
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ (3, 918-10)  
ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥ (4, 41-11)  
ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ (1, 1245-16)  
ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ (1, 153-9)  
ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ (3, 554-5)  
ਅੰਤਰਿ ਨਾਮੁ ਕਮਲੁ ਪਰਗਾਸਾ ॥ (1, 412-5)  
ਬਿਨੁ ਸਤਿਗੁਰੁ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰੁ ਆਗੈ ਨਾ ਨਿਵਹਿ ਓਨਾ  
ਅੰਤਰਿ ਕ੍ਰੋਧੁ ਬਲਾਇ ॥ (4, 41-14)  
ਪ੍ਰਭੁ ਦਇਆ ਤੇ ਕਮਲੁ ਬਿਗਾਸੁ ॥ (5, 271-1)  
ਨਾਦਿ ਸਮਾਇਲੇ ਰੇ ਸਤਿਗੁਰੁ ਭੇਟਿਲੇ ਦੇਵਾ ॥ (ਨਾਮਦੇ, 657-1)  
ਆਪਿ ਕਰਾਏ ਕਰਤਾ ਸੇਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ (3, 124-3)  
ਸਭ ਮਹਿ ਜਾਨਉ ਕਰਤਾ ਏਕ ॥ (5, 377-4)  
ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ (3, 32-19)  
ਕਾਮਿ ਕਾਇਐ ਮਨੁ ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥ (5, 1192-17)  
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ (3, 643-18)  
ਅਗੇ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ (3, 514-17)  
ਜੋ ਕਿਛੁ ਕਰੇ ਸੁ ਆਪੇ ਆਪੈ ॥ ਬੁਧਿ ਸਿਆਣਪ ਕਿਛੁ ਨ ਜਾਪੈ ॥ (5, 107-4)  
ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ (5, 104-6)  
ਗੁਰ ਕੈ ਸਬਦਿ ਕਮਲੁ ਪਰਗਾਸਾ ॥ (1, 224-3)  
ਹਉਮੈ ਮਾਰਿ ਕਮਲੁ ਪਰਗਾਸਾ ॥ (3, 161-18)  
ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥ (5, 817-19)

ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ  
ਭਗਵਾਨੁ ॥ (3, 429-13)

ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥ (ਕਬੀਰ, 654-17)

ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥ (1, 993-8)

ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ (5, 386-8)

ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ  
ਚਿੰਤ ॥ (5, 522-15)

ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥ (1,  
790-10)

ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥ (1, 358-19)

ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥ (ਨਾਮਦੇਉ, 873-15)

ਤੂੰ ਮੇਰਾ ਸਖਾ ਤੂੰ ਹੀ ਮੇਰਾ ਮੀਤੁ ॥ (5, 181-13)

ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ (5, 707- )

ਹਰਿ ਗੁਣ ਜਪਤ ਕਮਲ ਪਰਗਾਸੈ ॥ (5, 189-4)

ਜਾਤਿ ਬਰਨ ਕੁਲ ਸਹਸਾ ਚੁਕਾ ਗੁਰਮਤਿ ਸਬਦਿ ਬੀਚਾਰੀ ॥ (1, 1198-2)

ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ (5, 397-14)

### ਕੱਪਟ

ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥ (ਕਬੀਰ, 656-7)

ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ ॥ (5, 1301-14)

ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ (3, 512-7)

ਕਪਟਿ ਕੀਤੇ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ (3, 512-8)

ਹਿਰਦੈ ਜਿਨ੍ਹ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ  
॥ (3, 491-3)

ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥ (ਕਬੀਰ, 1350-8)

ਕੂੜਿ ਕਪਟਿ ਕਿਨੈ ਪਾਇਓ ਜੋ ਬੀਜੈ ਖਾਵੈ ਸੋਇ ॥ (4, 40-1)

ਅੰਦਰਿ ਕਪਟੁ ਸਭੁ ਕਪਟੇ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ (4, 652-14)

ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਏਂ ॥ (ਕਬੀਰ, 1349-15)

ਹਿਰਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਲੋਵਸਿ ਪਾਨੀ ॥ (ਕਬੀਰ, 656-3)

ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ (4, 732-5)

ਖੋਟ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ (5, 461-11)  
ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ (4, 450-13)

### ਕੰਜੂਸ

ਧਾਇ ਧਾਇ ਕਿਪਨ ਸ੍ਰਮੁ ਕੀਨੋ ਇਕੜੁ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ  
ਕਾਜਿ ਨ ਆਇਆ ॥ (5, 712-13)

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ (ਕਬੀਰ, 479-19)

ਗੋਬਿੰਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ (5, 269-5)

ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ (5, 402-8)

ਕਿਰਪਨ ਕਉ ਅਤਿ ਧਨ ਪਿਆਰੁ ॥ (5, 1180-10)

### ਕੰਵਲ

ਪ੍ਰਭੁ ਦਇਆ ਤੇ ਕਮਲ ਬਿਗਾਸੁ ॥ (5, 271-1)

ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ (3, 1334-7)

ਗਿਆਨ ਮਤੀ ਕਮਲ ਪਰਗਾਸੁ ॥ (3, 1277-19)

ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ (3, 1416-13)

ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ (4, 1250-17)

### ਕਸਤੂਰੀ

ਜੇ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜੁ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ  
ਭ੍ਰਮਿਉ ਝਾਰ ਗਹੇ ॥ (4, 1336-11)

ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥ ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥  
(5, 89-3)

ਮੋਤੀ ਤ ਮੰਦਰ ਉਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੁ ਅਗਰਿ ਚੰਦਨਿ ਲੀਪਿ ਆਵੈ ਚਾਉ  
॥ ਮਤੁ ਦੇਖਿ ਭੂਲਾ ਵਸਿਰੈ ਤੇਰਾ ਚਿਤਿ ਨ ਆਵੈ ਨਾਉ ॥ (1, 14-3)

ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂਢੈ ਪ੍ਰਦੇਸੁ ॥ (ਰਵਿਦਾਸ, 1196-11)

### ਕਥਨੀ ਬਦਨੀ

ਸਲਾਮੁ ਜਬਾਬੁ ਦੇਵੈ ਕਰੇ ਮੁੰਢਹੁ ਘੁਥਾ ਜਾਇ ॥ (2, 474-5)

ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੇ ਕੀਨੇ ਸੇ ਲਾਭ ॥  
(ਕਬੀਰ, 1377-2)

ਕਥਨੀ ਬਦਨੀ ਪੜਿ ਪੜਿ ਭਾਰੁ ॥ (1, 412-14)



ਬਾਦੁ ਬਿਬਦਿ ਕਾਹੂ ਸਿਉ ਨ ਕੀਜੈ ॥ (ਨਾਮਦੇਉ , 1164-3)  
ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੁਝੈ ਸਚੁ ॥ (3, 950-14)

### ਕਥਾ

ਸਹਜ ਕਥਾ ਪ੍ਰਤ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇੜਹੁ ਡੀਠੀ ॥ (5, 739-12)  
ਕਥੀਐ ਸੰਤ ਸੰਗਿ ਪ੍ਰਭ ਗਿਆਨੁ ॥ (5, 1300-11)  
ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ (5, 101-6)  
ਜੇ ਜੇ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥ (5, 1300-13)  
ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥ (5, 401-17)  
ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ (3, 951-4)  
ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ (5, 709-3)

### ਕਪਟ ਨਿਵਿਰਤੀ

ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ (3, 512-2)  
ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ॥  
(4, 938-2)  
ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ  
ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ (3, 919-14)  
ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ (5, 1220-1)

### ਕਰਤਬ

ਕਰਤਬ ਸਭਿ ਸਵਾਰੇ ॥ ਪ੍ਰਭਿ ਅਪੁਨਾ ਬਿਰਦੁ ਸਮਾਰੇ ॥ (5, 627-9)  
ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥  
(5, 321-1)

### ਕਰਤਾ

ਨਹ ਕਿਛੁ ਜਨਮੈ ਨਹ ਕਿਛੁ ਮਰੈ ॥ ਆਪਨ ਚਲਿਤੁ ਆਪ ਹੀ ਕਰੈ ॥ (5, 282-6)  
ਆਪਹੁ ਕਛੁ ਨ ਹੋਵਤ ਭਾਈ ॥ (5, 805-11)  
ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥ (3, 1414-8)  
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ (1, 469-5)  
ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ (5, 281-4)

### ਕਰਤੂਤ

ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ (5, 267-11)

ਸਗਲ ਧਰਮ ਮਹਿ ਉਤਮ ਧਰਮ ॥ ਕਰਮ ਕਰਤੂਤਿ ਕੈ ਉਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ  
ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥ (5, 1182-14)

ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥ ਸਤਿ ਪੁਰਖ ਸਭ ਮਾਹਿ ਸਮਾਣੀ ॥ (5, 284-15)

### ਕਰਮ

ਜੈਸਾ ਬੀਜੈ ਤੈਸਾ ਖਾਵੈ ॥ (4, 366-10)

### ਕਰਮ ਕਾਂਡ

ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥ (5, 891-12)

ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਪ੍ਰਿਗੁ ਪ੍ਰਿਗੁ ਅਹੰਕਾਰ ॥ (3, 162-4)

### ਕਰਮ ਕਿਰਿਆ

ਹਰਿ ਬਿਨੁ ਅਵਰ ਕਿਰਿਆ ਬਿਰਥੇ ॥ (5, 216-5)

ਕਰਮੀ ਸਹਜੁ ਨ ਉਪਜੈ ਵਿਣੁ ਸਹਜੈ ਸਹਸਾ ਨ ਜਾਇ ॥ (3, 919-9)

ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥ (1, 1343-7)

ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਉਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ (1, 635-10)

### ਕਰਮ ਖਟ ਕਰਮ

ਖਟੁ ਕਰਮ ਨਾਮੁ ਨਿਰੰਜਨੁ ਸੋਈ ॥ (1, 1343-8)

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ  
ਬਾਜੀ ਹਾਰੀ ॥ (4, 495-9)

ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ  
ਹਰਿ ਗਾਵਾ ॥ (5, 1003-6)

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ  
ਮਿਲੀਐ ਇਹ ਜਗਤਾ ॥ (5, 642-3)

### ਕਰਮ ਧਰਮ

ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ (5, 216-5)

ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥ (ਕਬੀਰ, 335-13)

ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥ (5, 216-5)  
ਤੀਰਥ ਨਾਇ ਨ ਉਤਰਸਿ ਮੈਲੁ ॥ ਕਰਮ ਧਰਮ ਸਭਿ ਹਓਮੈ ਫੈਲੁ ॥ (5, 890-7)  
ਸਗਲੇ ਕਰਮ ਧਰਮ ਸੁਚਿ ਸੁੰਜਮ ਜਪ ਤਪ ਤੀਰਥ ਸਬਦਿ ਵਸੇ ॥ (1, 1332-8)  
ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥ (5, 199-5)  
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੁਟੈ ॥ (5, 747-14)

### ਕਰਮ ਪਰਾਲਭਤ

ਕਰਮਹੀਨੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥ (1, 1330-14)  
ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ (4, 313-2)  
ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥ (3, 423-2)  
ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ (ਕਬੀਰ, 1104-18)  
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ (1, 2-5)  
ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥ (1, 157-1)  
ਕਰਮਹੀਣ ਥਨ ਕਰੈ ਬਿਨ ਤੀ ਕਦਿ ਨਾਨਕ ਆਵੈ ਵਾਰੀ ॥ (5, 959-15)  
ਕਰਮੀ ਆਪੇ ਆਪਣੀ ਕੇ ਨੇੜੈ ਕੇ ਦੂਰਿ ॥ (1, 8-11)  
ਕਰਮੀ ਆਪੇ ਆਪਣੀ ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥ (5, 315-4)  
ਕਰਮਹੀਣਿ ਮਨਮੁਖਿ ਦੁਖੁ ਪਾਵੈ ॥ (5, 737-5)  
ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥ (5, 12-8)  
ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰਪਰਸਾਦੀ ਜੀਵਤ ਮਰੈ ॥ (3, 1172-8)

### ਕਰਮ ਮਿਹਰ

ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ (1, 418-14)  
ਆਵਣ ਜਾਣ ਰਖੇ ਕਰਿ ਕਰਮ ॥ (5, 183-12)  
ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ (4, 313-2)  
ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥ (3, 512-17)  
ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥ (5, 268-1)  
ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥ (5, 1375-16)  
ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ (3, 851-17)  
ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ  
ਨਿਬਹਿਆ ਸਾਥ ॥ (ਕਬੀਰ, 1376-3)

ਮੰਦਾ ਮੂਲਿ ਨ ਕੀਚਈ ਦੇ ਲ ਮੀ ਨਦਰਿ ਨਿਹਾਲੀਐ ॥ (2, 474-7)  
 ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥ (1, 474-3)  
 ਜੈਸਾ ਕਰੇ ਸੁ ਤੈਸਾ ਪਾਵੈ ॥ (1, 662-8)  
 ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ (2, 474-7)  
 ਮਨ ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥ (5, 282-19)  
 ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ (1, 474-3)  
 ਫਰੀਦਾ ਜਿਨ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥  
 (ਫਰੀਦ, 1381-2)  
 ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ  
 ਨ ਬੰਬ ॥ (ਕਬੀਰ, 1376-14)  
 ਕਰਮ ਕਰਤ ਹੋਵੈ ਨਿਹਕਰਮ ॥ (5, 274-7)  
 ਕਰਣੀ ਬਾਝਹੁ ਭਿਸਤਿ ਨ ਪਾਇ ॥ (1, 952-1)  
 ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ (1, 468-18)  
 ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ (5, 1098-6)  
 ਆਪਿ ਬੀਜਿ ਆਪੇ ਹੀ ਖਾਇ ॥ (1, 25-15)  
 ਜੈਸਾ ਕਰਮੁ ਤੈਸੀ ਲਿਵ ਲਾਵੈ ॥ (1, 1342-6)  
 ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥ (ਫਰੀਦ, 1383-3)  
 ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥ (2, 471-11)  
 ਕਾਹੁ ਫਲ ਕੀ ਇਛਾ ਨਹੀ ਬਾਛੈ ॥ (5, 274-8)  
 ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥ ਪਾਛੈ ਕਛੁ ਨ ਹੋਇਗਾ ਜਉ ਸਿਰ ਪਰਿ  
 ਆਵੈ ਕਾਲੁ ॥ (ਕਬੀਰ, 1371-16)  
 ਕਰਮ ਕਰੈ ਤ ਬੰਧਾ ਨਹ ਕਰੇ ਤ ਨਿੰਦਾ ॥ (5, 1019-11)  
 ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ ਸਗਲ ਕਰਮ ਕਾ ਨਾਸੁ ॥ (ਕਬੀਰ, 344-19)  
 ਕਰਣੀ ਬਾਝਹੁ ਘਟੇ ਘਟਿ ॥ (1, 25-4)  
 ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (5, 134-18)

### ਕਰਮਾਤ

ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥ (2, 475-1)  
 ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ (3, 650-7)  
 ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ (3, 650-7)

ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ (5, 475-2)

ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥ (3, 650-8)

### ਕਰੋਧ

ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥  
(ਫਰੀਦ, 1381-19)

ਕਾਮੁ ਕਾਇਯੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ (1, 932-2)

ਛੋਡਹੁ ਕਾਮ ਕਾਇਯੁ ਬੁਰਿਆਈ ॥ (1, 1026-2)

ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕਾਇਯੁ ਚੰਡਾਲ ॥ (4, 40-9)

ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ (1, 1358-7)

ਸੋ ਸੁਚਾ ਜਿ ਕਰੋਧੁ ਨਿਵਾਰੇ ॥ (3, 1059-17)

### ਕਲਹਿ ਕਲੇਸ਼

ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਉਪਜਹਿ ਨਾਨਕ ਬਿਸਰੈ ਨਾਉ ॥  
(5, 522-9)

ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥ (1, 142-7)

### ਕਾਮ

ਕਾਮ ਰੋਗਿ ਮੈਗਲੁ ਬਸਿ ਲੀਨਾ ॥ (5, 1140-17)

ਪਾਪੀ ਹੀਐ ਮੈ ਕਾਮੁ ਬਸਾਇ ॥ (9, 1186-10)

ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥ (9, 1232-1)

ਰੂਪੈ ਕਾਮੈ ਦੇਸਤੀ ਭੁਖੈ ਸਾਦੈ ਗੰਢੁ ॥ (1, 1288-12)

ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ (4, 164-1)

ਛਿਵੈ ਕਾਮੁ ਨ ਪੁਛੈ ਜਾਤਿ ॥ (1, 137-18)

ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ (5, 298-15)

ਭੋਗੀ ਕਉ ਦੁਖੁ ਰੋਗੁ ਵਿਆਪੈ ॥ (1, 1189-12)

ਬਿੰਦੁ ਨ ਰਾਖਹਿ ਜਤੀ ਕਹਾਵਹਿ ॥ (1, 903-11)

ਘਰ ਕੀ ਨਾਰਿ ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ (ਨਾਮਦੇਉ, 1165-1)

ਬਨਿਤਾ ਛੇਡਿ ਬਦ ਨਦਰਿ ਪਰ ਨਾਰੀ ॥ (5, 1348-7)

ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ  
ਬਹੁਰਿ ਪਛੁਤਾਵਹਿ ॥ (5, 403-5)

ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ (1, 91-4)

ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥ (3, 1048-7)

ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੁੜਿਆਰ ॥ (1, 472-2)

ਚਉਗਿਰਦ ਹਮਾਰੈ ਰਾਮ ਕਾਰ ਦੂਖ ਲਗੈ ਨ ਭਾਈ ॥ (5, 896-16)

ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕਾਠਿ ਚੰਡਾਲਿ ॥ ਕਾਰੀ ਕਢੀ  
ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ (1, 91-3)

### ਕਿਰਪਾ

ਗੁਰ ਕਿਰਪਾ ਤੇ ਹੁਕਮੁ ਪਛਾਣੈ ॥ (1, 1027-13)

ਜਿਨ ਕਉ ਕਿਪਾ ਕਰੀ ਜਗ ਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ  
ਫਾਰੇ ਜਨ ਨਾਨਕ ਲੇਖਾ ਸਮਝਾ ॥ (4, 698-1)

ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥ (4, 1314-19)

ਹਰਿ ਹੋ ਹੋ ਕਿਰਪਾਲ ॥ (4, 1296-14)

ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ  
ਗੁਨਹਗਾਰੁ ॥ (3, 1416-5)

ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥ (5, 1321-  
15)

ਸਾਧ ਕਿਪਾ ਤੇ ਸੂਖਾ ਹਰਿਆ ॥ (5, 102-6)

ਕਰਿ ਕਿਰਪਾ ਪ੍ਰਭ ਦੇਹੁ ਨਾਉ ॥ (5, 1193-3)

ਹਰਿ ਜੀਉ ਕਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ (4, 690-6)

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ (5, 271-1)

ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ (5, 810-1)

### ਕੀਰਤਨ

ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥ (3, 145-12)

ਸਾਧਸੰਗਿ ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥ (5, 385-17)

ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥ (5, 385-14)

ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ (5, 642-7)

ਕਰਿਤਨੁ ਨਿਰਮੇਲਕ ਹੀਰਾ ॥ (5, 893-19)

ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਇਐ ॥ (5, 623-19)

ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥ (5, 385-10)

ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ (5, 805-16)

ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥ (5, 214-10)

ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਉਹਾ ਜੋ ਕਾਮਿ ਤੇਰੈ ॥ (5, 236-3)

ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੇ ਗਨੋ ॥ ਹਰਿ ਕੀਰਤਨੁ ਅਧਾਰੁ ਨਿਹਚਲੁ ਏਹੁ ਧਨੋ ॥ (5, 398-14)

### ਕੁੱਤਾ

ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ (5, 50-6)

ਸੁਆਮੀ ਕੇ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥ (9, 1428-12)

ਸੁਆਨ ਸਿਆਲ ਮਾਇਆ ਮਹਿ ਰਾਤਾ ॥ (, -)

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ (9, 633-11)

ਕੁਤੇ ਚੰਦਨੁ ਲਾਈਐ ਭੀ ਸੇ ਕੁਤੀ ਧਾਤੁ ॥ (1, 143-7)

ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ (ਕਬੀਰ, 481-2)

ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੇ ॥ (9, 536-10)

ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੁਠਨ ਮਹਿ ਪਾਇ ॥ (5, 240-4)

### ਕੁੱਦਰਤ ਸ਼ਕੋਤੀ

ਕੁਦਰਤਿ ਕਵਣ ਕਹਾ ਵੀਚਾਰੁ ॥ (1, 4-1)

ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ (5, 48-8)

ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ (1, 464-9)

ਜੇੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥ (5, 390-19)

### ਕੁੰਡਲਨੀ

ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨ ਦ ਗੁਰੂ ਮੁਖਿ ਮਚਾ ॥ (ਸਵਈਏ ਮਹਲੇ ਚਉਥੇ ਕੇ, 1402-10)

### ਕੁਸੰਗਤ

ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੇ ਦੁਖੁ ਕਮਾਇਆ ॥ (3, 1068-14)

ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥ (5, 1375-18)

### ਕੁਦਰਤ

ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ (1, 1168-7)

ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਅਰੁ ਰੰਗਾ ॥ (5, 376-5)

ਇਹ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ (4, 41-13)

ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥ (1, 469-10)

ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ (5, 519-1)

ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕਿਪਾ ਕਰਹਿ ਮੇਰੇ ਪਿਆਰੇ ਸੋਈ  
ਤੁਝੈ ਪਛਾਣੈ ॥ (5, 1185-17)

ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ  
ਸਰਬ ਆਕਾਰੁ ॥ (1, 464-5)

ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ  
ਪਾਕੀ ਨਾਈ ਪਾਕੁ ॥ (1, 464-9)

ਜੇ ਦੀਸੈ ਸੇ ਸਗਲ ਤੂੰਹੈ ਪਸਰਿਆ ਪਾਸਾਰੁ ॥ (5, 51-11)

### ਕੁਦਰਤ

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ  
ਕਰੇ ਸਗਲ ਬਨਰਾਇ ਫੂਲ ਤ ਜੋਤੀ ॥ (1, 13-1)

### ਕੁਰਬਾਨੀ

ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ  
॥ (5, 1102-11)

ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ  
ਸੋਇ ॥ (1, 992-10)

ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੁਟੀਐ ਦਰਗਹ ਪਤਿ ਪਾਏ ॥ (1,  
421-1)

ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ  
॥ ਸਿਰੁ ਦੀਜੈ ਕਾਣਿ ਨ ਕੀਜੈ ॥ (1, 1412-2)

ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨ੍ਹਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥ (5,  
1102-12)

ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ (4, 698-6)



## ਕੁਲੱਖਣੀ

ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ (3, 786-11)

ਮਨਮੁਕ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ  
॥ (3, 89-18)

## ਕੇਸ

ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ  
॥ (ਕਬੀਰ, 1365-15)

ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ (3, 27-19)

ਹਥੁ ਨ ਲਾਇ ਕਸੁੰਭੜੈ ਜਲਿ ਜਾਲੀ ਢੋਲਾ ॥ (ਫਰੀਦ, 794-16)

ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥ (ਕਬੀਰ, 1370-1)

ਮਨਮੁਖ ਨਾਮ ਵਿਹੁਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ (3, 85-9)

ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥ (ਕਬੀਰ, 870-9)

ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥ (4, 1335-15)

ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥ (5, 749-1)

ਫਰੀਦਾ ਕਾਲੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ (ਫਰੀਦ, 1378-10)

ਜੈਸਾ ਰੰਗੁ ਰਸੁੰਭ ਕਾ ਤੈਸਾ ਇਹੁ ਸੰਸਾਰੁ ॥ (ਰਵਿਦਾਸ, 346-3)

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ (1, 751-2)

ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ (5, 745-12)

ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥ (5, 500-1)

ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੇ ਚਿਤਿ ਕਰੇ ॥ (3, 1378-11)

ਕਬੀਰ ਮਨੁ ਮੂੰਡਿਆ ਨਹੀ ਕੇਸ ਮੂੰਡਾਏ ਕਾਂਇ ॥ (ਕਬੀਰ, 1369-16)

## ਕੌਤਕ

ਜੇ ਤੂ ਵਤਹਿ ਅੰਛਣੇ ਹਭ ਧਰਤਿ ਸੁਹਾਵੀ ਹੋਇ ॥ ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥  
(5, 1095-3)

ਨਾਨਕ ਤਿਨਾ ਬਸੰਤੁ ਹੈ ਜਿਨ੍ਹ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ  
ਜਲ ਤ ॥ (2, 791-10)

## ਖੱਤਰੀ

ਖੜੀ ਕਰਮ ਕਰੇ ਸੂਰਤਣੁ ਪਾਵੈ ॥ (4, 164-2)

ਖੜੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ  
ਰਹੀ ॥ (1, 663-2)

ਖੜੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖੜੀ  
ਦਰਗਹ ਪਰਵਾਣੁ ॥ (1, 1411-17)

### ਖਸਲਤ ਇਲ

ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥ (5, 322-8)

### ਖਸਲਤ ਸੱਪ

ਸਪੈ ਦੁਧੁ ਪਿਆਈਐ ਅੰਦਰਿ ਵਿਸੁ ਨਿਕੋਰ ॥ (3, 755-17)

ਵਰਮੀ ਮਾਰੀ ਸਾਪੁ ਨ ਮੂਆ ॥ (5, 1348-6)

ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥ (ਨਾਮਦੇਉ, 485-17)

ਬਿਸੀਅਰ ਕਉ ਬਹੁ ਦੁਧੁ ਪਿਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥ (4, 171-16)

### ਖਸਲਤ ਕਾਂ

ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ (3, 1089-16)

### ਖਸਲਤ ਕੁੱਤਾ

ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥ (5, 1375-15)

ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ (1, 143-7)

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ (9, 633-11)

### ਖਸਲਤ ਨਿਮ

ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥ (ਕਬੀਰ, 481-6)

### ਖਸਲਤ ਮੱਖੀ

ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥ (ਕਬੀਰ, 1368-2)

### ਖਸਲਤ ਮੂਰਖ

ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੁਠਾ ਬੁਨਨਾ ॥ (5, 185-13)

ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੜਿ ਚੋਟਾ ਖਾਏ ॥ (3, 549-19)

### ਖਸਲਤ ਲਉਕੀ

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ (5, 708-3)

ਲਉਕੀ ਅਠਸਠਿ ਤੀਰਥ ਨ੍ਰਾਈ ॥ ਕਉਰਾਪਨੁ ਤਉ ਨ ਜਾਈ ॥ (ਕਬੀਰ, 656-4)

ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥ (1, 789-10)

### ਖਸਲਤ ਵਿਸ਼ਟਾ ਦਾ ਕੀੜਾ

ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥ (3, 662-9)

### ਖਰਾ ਖੋਟਾ

ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ (1, 57-11)

ਖੋਟਾ ਕਾਮਿ ਨ ਆਵੈ ਵੇਖੁ ॥ (1, 662-11)

ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥ (1, 421-15)

ਖੋਟੈ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥ (1, 23-2)

ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥ (1, 229-4)

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਉਭੇ ਕਰਨਿ ਪੁਕਾਰਾ ਰਾਮ ॥ ਉਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮ ਨ ਭਾਇਆ ॥ (3, 570-6)

ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ (1, 143-13)

ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ (5, 461-11)

ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥ (1, 662-11)

ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥ (1, 662-7)

### ਖਾਣਾ

ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ (1, 472-19)

ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨ ਭਵਨ ਮਹਿ ਅਪਨੀ ਖੋਵਹਿ ॥ (ਕਬੀਰ, 873-6)

ਜਗ ਮਹਿ ਬਕਤੇ ਦੁਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥ (ਕਬੀਰ, 873-8)

ਬਿਨੁ ਖਾਏ ਬੂਝੈ ਨਹੀ ਭੂਖ ॥ (5, 1149-4)

ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਗਨਿ ਨਾ ਓਹਿ ਰੰਡ ॥ (ਕਬੀਰ, 873-7)

ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥ ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥  
(ਕਬੀਰ, 1374-12)

ਬਹੁ ਸਾਦਹੁ ਦੁਖੁ ਪਰਾਪਤਿ ਹੋਵੈ ॥ (1, 1034-16)

ਅੰਨੁ ਨ ਖਾਇਆ ਸਾਦੁ ਗਵਾਇਆ ॥ (1, 467-16)

ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ (1, 905-10)

ਜਿਹਵਾ ਰੋਗਿ ਮੀਨੁ ਗ੍ਰੁਸਿਆਨੋ ॥ (5, 1140-19)

ਜੇ ਮਨ ਜਾਣਹਿ ਸੁਲੀਆ ਕਾਹੇ ਮਿਠਾ ਖਾਹਿ ॥ (1, 595-8)

ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ (ਵਾਰ ਆਸਾ, 474-18)

ਰੁਖੀ ਸੁਖੀ ਖਾਇ ਕੈ ਠੰਡਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥  
(ਫਰੀਦ, 1379-8)

ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ (5, 50-3)

ਮਿਠਾ ਕਉੜਾ ਦੇਵੈ ਰੋਗ ॥ (1, 1243-6)

ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ (1, 790-1)

ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ (5, 1348-8)

ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੂਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥  
(ਫਰੀਦ, 1379-7)

ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥ (1, 1153-15)

ਮੁਖਿ ਮੀਠੀ ਖਾਈ ਕਉਰਾਇ ॥ (5, 1347-10)

ਕਬੀਰ ਉਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥ ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ  
ਜਾਂਹਿ ॥ (ਕਬੀਰ, 1366-5)

ਨਾਨਕ ਭੁਸਰੀਆ ਪਕਾਈਆ ਪਾਈਆ ਥਾਲੇ ਮਾਹਿ ॥ ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ  
॥ (5, 1096-7)

ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੂਖ ॥ (1, 1091-3)

ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ  
ਤਿਸ ਤੇ ਉਪਜਿਆ ਸੋਗੁ ॥ (5, 641-1)

ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ (1, 1243-9)

ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ (1, 16-13)

ਭੂਖੇ ਖਾਵਤ ਲਾਜ ਨ ਆਵੈ ॥ (5, 629-6)  
ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ (3, 785-7)  
ਫਿਟੁ ਇਟੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ (1, 790-18)  
ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥ (1, 728-11)

### ਖਿੱਚੋ ਤਾਣ

ਖਿੱਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ (3, 756-5)  
ਖਿੱਚੋਤਾਣਿ ਕਰਹਿ ਬੇਤਾਲੇ ॥ (1, 1031-14)

### ਖਿਮਾ

ਕਬੀਰ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥ (ਕਬੀਰ, 1372-15)  
ਖਿਮਾ ਵਿਹੂਣੇ ਖਪਿ ਗਏ ਖੁਹਣਿ ਲਖ ਅਸੰਖ ॥ (1, 937-5)  
ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥ (1, 1030-11)  
ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ (1, 1445-9)  
ਖਿਮਾ ਗਹੀ ਬ੍ਰਹੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ ਨ ਜਮ ਦੋਖੰ ॥ (1, 223-15)  
ਖਿਮਾ ਗਰੀਬੀ ਅਨਦ ਸਹਜ ਜਪਤ ਰਹੇ ਗੁਣਤਾਸ ॥ (5, 253-17)

### ਖੁਸ਼ ਕਰਨਾ

ਲੋਕਿ ਪਤੀਣੈ ਨ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥ (1, 661-7)  
ਲੋਕ ਪਚਾਰੈ ਗਤਿ ਨਹੀ ਹੋਇ ॥ (5, 890-7)  
ਲੋਕ ਪਤਿਆਰੈ ਕਛੂ ਨ ਪਾਈਐ ॥ (5, 736-17)

### ਖੁਸ਼ੀ

ਲਖ ਖੁਸ਼ੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ (5, 44-7)  
ਰਣੁ ਦੇਖਿ ਸੂਰੇ ਚਿਤ ਉਲਾਸ ॥ (5, 1180-11)  
ਮਾਤਾ ਬਾਰਿਕ ਦੇਖਿ ਅਨ ਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥ (5, 1180-10)  
ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕਉਲਾਰ ॥ (5, 1180-9)

### ਖੇਡ

ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੇ ਹੀ ਇਹੁ ਖੇਲੁ  
ਖਸਮ ਕਾ ਜਿਉ ਉਸ ਕੀ ਵਡਿਆਈ ॥ (1, 1329-12)

### ਗੰਗਾ

ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰੁ ਗਤੇ ॥ (ਸਵਈਏ ਮਤਲੇ ਚਉਥੇਕੇ ॥, 1401-  
18)

ਗੰਗਾ ਜਲੁ ਗੁਰ ਗੋਬਿੰਦ ਨਾਮ ॥ (5, 1137-12)

ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੇ ਹਰਿ ਫਿਰੈ ਕਹਤ ਕਬੀਰ ਕਬੀਰ ॥  
(ਕਬੀਰ, 1367-7)

ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥ (ਕਬੀਰ, 1158-11)

### ਗੰਢ

ਗੰਢੁ ਪਰੀਤੀ ਮਿਠੇ ਬੋਲ ॥ (1, 143-11)

ਪੁੰਤੀ ਗੰਢੁ ਪਵੈ ਸੰਸਾਰਿ ॥ (1, 143-10)

ਸਿਫਤੀ ਗੰਢੁ ਪਵੈ ਦਰਬਾਰਿ ॥ (1, 143-13)

ਮੁਇਆ ਗੰਢੁ ਨੇਕੀ ਸਤੁ ਹੋਇ ॥ (1, 143-12)

ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ (4, 316-16)

### ਗਰਭ

ਗਰਭ ਜੋਨਿ ਵਿਸਟਾ ਕਾ ਵਾਸੁ ॥ (3, 362-17)

ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥ (ਕਬੀਰ, 337-8)

ਗਰਭ ਘੋਰ ਮਹਿ ਰਾਖਨਹਾਰੁ ॥ (5, 863-10)

ਮਾਤ ਗਰਭ ਮਹਿ ਹਾਥ ਦੇ ਰਾਖਿਆ ॥ (5, 805-13)

### ਗਰਿਸਤ

ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੇ ਬਡੇ  
ਅਭਾਗੁ ॥ (ਕਬੀਰ, 1377-13)

### ਗਰਿਸਤ ਉਦਾਸ

ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ (3, 949-14)

ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥ (5, 108-8)

ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ (1, 1332-16)  
 ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥ (4, 494-16)  
 ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ (5, 70-11)  
 ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ  
 ਚਿੰਤ ॥ (5, 522-15)  
 ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੇ ਜੁਗਤਿ ॥ ਹਸੰਦਿਆ ਖੇਲ ਦਿਆ ਪੈਨ ਦਿਆ ਖਾਵੰਦਿਆ ਵਿਚੇ  
 ਹੋਵੈ ਮੁਕਤਿ ॥ (5, 522-10)  
 ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ (1, 952-13)  
 ਅਨਦਿਨੁ ਕੀਰਤਨੁ ਕੇਵਲ ਬਖਾਨੁ ॥ ਗ੍ਰਿਹਸਤ ਮਹਿ ਸੋਈ ਨਿਰਬਾਨੁ ॥ (5, 281-13)  
 ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੇ ਵਰਸਾਇ ॥ (3, 587-2)

### ਗਲਾਂ

ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥ (1, 85-1)  
 ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ (2, 474-9)  
 ਬਾਤਨ ਹੀ ਅਸਮਾਨੁ ਗਿਰਾਵਹਿ ॥ (ਕਬੀਰ, 332-4)  
 ਗਾਲ੍ਹੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥ (5, 320-18)  
 ਗਲੀ ਜੋਗੁ ਨ ਹੋਈ ॥ (1, 730-11)

### ਗੜਬੜ

ਪੇਖਤ ਮਾਇਆ ਰੰਗ ਬਿਹਾਇ ॥ ਗੜਬੜ ਕਰੈ ਕਉਡੀ ਰੰਗੁ ਲਾਇ ॥ (5, 1143-12)

### ਗਾਉਣਾ

ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥ (5, 529-5)  
 ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ (ਕਬੀਰ, 524-10)  
 ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ (1, 6-11)  
 ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ (1, 6-11)  
 ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ (1, 6-6)  
 ਗਾਵਤੇ ਉਥਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ (5, 802-17)  
 ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥ (5, 611-16)  
 ਗਾਵਤ ਗਾਵਤ ਪਰਮ ਗਤਿ ਪਾਈ ॥ (5, 892-16)

ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ  
॥ (4, 669-15)

ਮਨ ਹਰਿ ਰੰਗਿ ਰਾਤਾ ਗਾਵੈਗੇ ॥ (4, 1310-6)

ਕਹਾ ਬਿਸਨਪਦ ਗਾਵੈ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ (5, 267-15)

ਆਠ ਪਹਰ ਹਰਿ ਕੇ ਗੁਣ ਗਾਉ ॥ (5, 892-15)

ਗਾਵੀਐ ਸੁਣੀਐ ਮਨਿ ਰਖੀਐ ਭਾਉ ॥ (1, 2-7)

ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ (5, 611-10)

ਸਾਧਸੰਗਿ ਨਾਨਕ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥ (5, 611-11)

ਗਾਵਹਿ ਗੀਤ ਨ ਚੀਨਹਿ ਆਪੁ ॥ (1, 903-9)

### ਗਿਆਨ ਅਗਿਆਨ

ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥ (ਕਬੀਰ, 328-10)

ਮਨ ਸਮਝਾਵਨ ਕਾਰਨੇ ਕਛੁਅਕ ਪੜੀਐ ਗਿਆਨ ॥ (ਕਬੀਰ, 340-8)

ਦੀਵਾ ਬਲੈ ਅੰਧੇਰਾ ਜਾਇ ॥ (1, 791-2)

ਅੰਧਿਆਰੇ ਦੀਪਕੁ ਚਹੀਐ ॥ (ਕਬੀਰ, 655-19)

ਕੁੰਭ ਬਿਨਾ ਜਲੁ ਨ ਟੀਕਾਵੈ ॥ (ਕਬੀਰ, 872-10)

ਜੈਸੀ ਮਤਿ ਦੇਇ ਤੈਸਾ ਪਰਗਾਸ ॥ (5, 275-9)

ਰਤਨੁ ਅਮੋਲੁ ਰਿਦੇ ਮਹਿ ਜਾਨੁ ॥ ਅਪਨੀ ਵਸਤੁ ਤੂ ਆਪਿ ਪਛਾਨੁ ॥ (5, 892-5)

ਗਿਆਨ ਅੰਜਨੁ ਜਾ ਕੀ ਨੇੜੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਰੀ  
ਬਹੁੜਿ ਬਹੁੜਿ ਭਰਮਾਤਾ ॥ (5, 610-5)

ਛੰਡਾ ਛਿਆਨੁ ਨਹੀ ਮੁਖ ਬਾਤਉ ॥ (5, 251-5)

ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ (5, 1146-7)

ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ (ਕਬੀਰ, 1123-8)

ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥ (3, 29-6)

ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ (5, 271-6)

ਕਰਿ ਚਾਨਣੁ ਸਾਹਿਬ ਤਉ ਮਿਲੈ ॥ (5, 25-19)

ਜਗੁ ਕਉਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ ਅਭਿਮਾਨੁ ॥ (3, 832-15)

ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥ (1, 728-12)

ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ (1, 791-3)



ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ  
ਮਨਿ ਪਰਗਾਸੁ ॥ (5, 293-14)

ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ (1, 789-16)

ਗਿਆਨੈ ਕਾਰਨ ਕਰਮ ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥ (ਰਵਿਦਾਸ, 1167-12)

ਅੰਧਕਾਰ ਦੀਪਕ ਪਰਗਾਸੇ ॥ (5, 287-14)

ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ (4, 387-5)

ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ  
ਹੋਇ ॥ (1, 469-16)

### ਗਿਆਨੀ

ਗਿਆਨੀ ਬੁਝਹਿ ਸਹਜਿ ਸੁਭਾਏ ॥ (3, 232-4)

### ਗਿਆਨੀ ਬ੍ਰਹਮ ਗਿਆਨੀ

ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮ  
ਗਿਆਨੀ ਹੋਇ ॥ (5, 272-10)

ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ  
॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ  
ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਉ ਖੋਦੈ ਕੋਉ ਚੰਦਨ ਲੇਪ ॥  
ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥ (5, 272-11)

ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥ (5, 273-13)

ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਉਪਰਿ ਆਕਾਸੁ ॥ (5, 272-15)

ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ (5, 273-4)

ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ (5, 273-18)

ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ (5, 273-17)

ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲ ਨ ਲਾਗੈ ਜਲਾ ॥ (5, 272-14)

ਬ੍ਰਹਮ ਗਿਆਨੀ ਕੈ ਮਿਤ੍ਰੁ ਸਤ੍ਰੁ ਸਮਾਨਿ ॥ (5, 272-16)

ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ (5, 273-1)

ਬ੍ਰਹਮ ਗਿਆਨੀ ਸਦਾ ਸਮਦਰਸੀ ॥ (5, 272-19)

ਬ੍ਰਹਮ ਗਿਆਨੀ ਸਗਲ ਕੀ ਰੀਨਾ ॥ (5, 272-18)

ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ (1, 831-15)

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨਿ ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ  
ਬਖਾਨਿ ॥ (9, 1427-3)

ਗਿਆਨੀਆ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ (3, 68-18)

ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥ ਨਾਨਕ ਮੁਕਤਿ ਤਾਹਿ ਤੁਮ ਮਾਨਉ  
ਇਹ ਬਿਧਿ ਕੇ ਜੋ ਪ੍ਰਾਨੀ ॥ (9, 220-7)

ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ (1, 25-4)

### ਗੁਣ

ਸਭਿ ਗੁਣ ਤੇਰੇ ਮੈ ਨਾਹੀ ਕੋਇ ॥ (1, 4-15)

### ਗੁਣ ਤਿਨ

ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ (3, 30-10)

ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ (5, 389-7)

ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ (ਕਬੀਰ, 1123-6)

ਤ੍ਰੈ ਗੁਣ ਸਭੇ ਗੋਗਿ ਵਿਆਪੇ ਮਮਤਾ ਸੁਰਤਿ ਗਵਾਈ ॥ (3, 1130-9)

ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੋਇ ॥ (2, 954-11)

ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ (1, 766-1)

ਗੁਣ ਮਹਿ ਗਿਆਨੁ ਪਰਾਪਤਿ ਹੋਇ ॥ (1, 931-19)

ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ ॥ (1, 765-19)

ਜੇ ਗੁਣ ਸੰਗ੍ਰਹੈ ਤਿਨੁ ਬਲਿਹਾਰੈ ਜਾਉ ॥ (3, 361-11)

ਗੁਣ ਤੇ ਨਾਮੁ ਪਰਾਪਤਿ ਹੋਇ ॥ (3, 361-9)

ਸਰਵਰ ਹੰਸਾ ਛੋਡਿ ਨ ਜਾਇ ॥ (1, 685-16)

ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ (3, 361-8)

ਵਿਣੁ ਗਾਹਕੁ ਗੁਣੁ ਵੇਚੀਐ ਤਉ ਗੁਣੁ ਸਹਯੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ  
ਵਿਕਾਇ ॥ (3, 1086-19)

ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ (1,  
17-10)

ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥ (3, 361-7)

ਹੰਸੁ ਉਡਰਿ ਕੋਧੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧਾ ਖਾਇ ॥  
(ਕਭਰਿ, 1381-7)

### ਗੁਰ ਅਸਥਾਨ

ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ (5, 319-6)  
ਸਾਧਸੰਗਿ ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥ (5, 385-17)  
ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥ (5, 385-14)  
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿੰਖੀ ਸੋ ਥਾਨੁ ਭਾਲਿਆ ਲੈ  
ਪੂਰਿ ਮੁਖਿ ਲਾਵਾ ॥ (4, 450-17)

### ਗੁਰਸਿੱਖ

ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ (4, 450-18)  
ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ (4, 451-3)  
ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ (4, 450-19)  
ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ (4, 451-3)  
ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹਾ ਮੇਰਾ ਸਤਿਗੁਰੂ ਤੁਠਾ ॥ (4, 451-4)

### ਗੁਰਦੁਆਰਾ

ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ (1, 1015-17)  
ਗੁਰਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ (3, 554-7)  
ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ (3, 922-12)  
ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ (5, 1075-3)  
ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥ (1,  
933-16)  
ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ (1, 730-1)

### ਗੁਰਮੱਤ

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ (4, 538-1)  
ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ (1, 225-5)  
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ (4, 538-3)  
ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥ (1, 1198-2)  
ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ (1, 1041-7)  
ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥ (3, 30-9)  
ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ ਉਰਿ ਧਾਰਿ ॥ (1, 1276-2)

ਗੁਰਿ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ (5, 288-18)  
ਗੁਰਮਤੀ ਘਟਿ ਚਾਨਨੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ (3, 770-10)

### ਗੁਰਮੁਖ

ਗੁਰਮੁਖਿ ਹਸੈ ਗੁਰਮੁਖਿ ਰੋਵੈ ॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ (4, 1422-10)  
ਗੁਰਮੁਖਿ ਨਾਮੁ ਪਦਾਰਥੁ ਪਾਏ ॥ (3, 1064-1)  
ਬਿਨਸੇ ਕਾਮ ਕਾਯ ਅਹੰਕਾਰ ॥ ਨਾਨਕ ਗੁਰਮੁਖਿ ਉਤਰਹਿ ਪਾਰਿ ॥ (5, 1339-18)  
ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ (4, 1422-6)  
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ (3, 1419-1)  
ਗੁਰਸਿਖਾਂ ਕੀ ਹਰਿ ਧੁੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ (4, 1424-6)  
ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹਾ ਅੰਤਰਿ ਸੁਰਤਿ ਗਿਆਨੁ ॥ (3, 1418-4)  
ਗੁਰਮੁਖਿ ਤੇਰਾ ਭਾਣਾ ਭਾਵੈ ॥ (3, 1063-17)  
ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥ (3, 1421-3)

### ਗੋਸਟੀ

ਨਾਮਿ ਰਤੇ ਸਿਧ ਗੋਸਟਿ ਹੋਇ ॥ (1, 941-16)  
ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ (5, 674-19)  
ਕਬੀਰ ਏਕ ਘੜੀ ਆਪੀ ਘਰੀ ਆਪੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥  
(ਕਬੀਰ, 1377-2)  
ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ (5, 615-14)

### ਗੋਬਰ

ਗਉ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ (1, 471-15)  
ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥ ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ (5, 1151-14)  
ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥  
(ਕਬੀਰ, 1195-9)

### ਘਰ

ਸੁੰਵੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥ (3, 34-19)  
ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ ਘਰਿ ਬਾਹਰਿ ਏਕੋ ਜਾਣੁ ॥ (1, 1343-16)  
ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ (1, 598-11)

ਸੁੰਵੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥ (1, 790-16)  
ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਵੇ ਘਰਿ ਕਾਓ ॥ (5, 581-18)  
ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੇ ਹੀ ਇਹੁ ਪਰ ਗ੍ਰਿਹੁ ॥ (5, 403-8)  
ਲਾਜ ਨ ਮਰਹੁ ਕਹਹੁ ਘਰੁ ਮੇਰਾ ॥ ਅੰਤ ਕੀ ਬਾਰ ਨਹੀ ਕਛੁ ਤੇਰਾ ॥ (ਕਬੀਰ, 325-12)  
ਗੁਰਸਬਦੀ ਅਸਥਿਰੁ ਘਰਿ ਬਹੈ ॥ (3, 1262-9)

### ਘਿਰਨਾ

ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥ (5, 119-11)  
ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥ (5, 1299-15)

### ਚੰਗਾ

ਮਾਇ ਬਾਪ ਕੇ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ (1, 596-2)  
ਜੇ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥ (1, 795-14)

### ਚੰਗਿਆਈ

ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥  
(ਫਰੀਦ, 1384-15)  
ਹਮ ਨਹੀ ਚੰਗੇ ਬੁਰਾ ਨਹੀ ਕੋਇ ॥ (1, 728-14)  
ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ (1, 489-6)  
ਜੇ ਕੇ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ (1, 1328-8)  
ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥ (ਕਬੀਰ, 1373-16)  
ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ (ਕਬੀਰ, 1372-2)  
ਜਿਨ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ (1, 473-16)  
ਸੁਕਿੰਤੁ ਕਰਣੀ ਸਾਰੁ ਜਪਮਾਲੀ ॥ (4, 1134-11)  
ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ ॥ (ਕਬੀਰ, 870-7)

### ਚੰਗਿਆਈਛ

ਚੰਗਿਆਈ ਆਲਕੁ ਕਰੇ ਬੁਰਿਆਈ ਹੋਇ ਸੇਰੁ ॥ (5, 518-10)

### ਚਉਕਾ

ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥ (3, 1090-4)

ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੇ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥  
ਉਪਰਿ ਆਇ ਬੈਠੇ ਕੂੜਿਆਰ ॥ (1, 472-2)

ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥ (3, 121-11)

ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ (2, 472-3)

ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥ (3, 1048-10)

### ਚਉਥਾ ਪੱਦ

ਆਸਾ ਮਨਸਾ ਦੇਉ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ  
ਸੰਤ ਸਭਾ ਕੀ ਓਟ ਲਹੀ ॥ (1, 356-2)

ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ (3, 30-13)

ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ (5, 297-3)

ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ  
ਗਾਇ ॥ (3, 603-5)

ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ  
ਵਿਚਹੁ ਆਪੁ ਗਵਾਇਆ ॥ (3, 1130-10)

ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥ (3, 1258-7)

ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੈ  
ਤਿਨ ਹੀ ਪਰਮ ਪਦੁ ਪਾਇਆ ॥ (ਕਬੀਰ, 1123-8)

### ਚਟਸਾਲ

ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ (4, 1316-8)

### ਚਤੁਰਾਈ

ਚਤੁਰਾਈ ਨਹ ਚੀਨਿਆ ਜਾਇ ॥ (1, 221-12)

ਚਤੁਰਾਈ ਸਿਆਣਪਾ ਕਿਤੇ ਕਾਮਿ ਨ ਆਈਐ ॥ (5, 396-15)

ਮਨਮੁਖ ਅੰਧੁ ਕਰੇ ਚਤੁਰਾਈ ॥ (3, 1064-2)

ਸਿਆਨਪ ਕਾਹੂ ਕਾਮਿ ਨ ਆਤ ॥ (5, 496-9)

ਝੂਠੀ ਦੁਰਮਤਿ ਕੀ ਚਤੁਰਾਈ ॥ (1, 1345-10)

ਜੋ ਕਿਛੁ ਕਰੇ ਸੁ ਆਪੇ ਆਪੈ ॥ ਬੁਧਿ ਸਿਆਣਪ ਕਿਛੁ ਨ ਜਾਪੈ ॥ (5, 107-4)

ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ (3, 1414-14)

ਕਾਪੜ ਪਹਿਰਿ ਕਰੇ ਚਤੁਰਾਈ ॥ (3, 230-15)

### ਚਮਤਕਾਰ

ਆਪਹਿ ਕਉਤਕ ਕਰੈ ਅਨਦ ਚੋਜ ॥ (5, 229-4)  
ਅਪਨੇ ਕਰਤਬ ਜਾਨੈ ਆਪਿ ॥ (5, 292-15)  
ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ (5, 457-2)  
ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥ (2, 475-1)

### ਚਰਨ

ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ (4, 1318-9)  
ਚਰਨ ਸੰਤਹ ਮਾਥ ਮੋਰ ॥ (5, 987-6)  
ਮਨ ਮੇਰੇ ਹਰਿ ਕੇ ਚਰਨ ਰਵੀਜੈ ॥ (5, 1269-15)  
ਚਰਨ ਕਮਲ ਸਿਉ ਲਾਗੇ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ (5, 1149-9)  
ਮਾਈ ਚਰਨ ਗੁਰ ਮੀਠੇ ॥ (5, 717-9)

### ਚਾਉ

ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ (5, 50-17)  
ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ (3, 921-16)  
ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ (1, 4-16)

### ਚਾਕਰ

ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ  
ਅਰਦਾਸਿ ॥ (2, 474-18)  
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ  
॥ (2, 474-17)  
ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ  
॥ (2, 474-16)  
ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ (2, 474-13)  
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ (2, 474-5)  
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ (2, 474-9)

### ਚਾਕਰੀ

ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥ (3, 246-19)

ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ (1, 567-2)

ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ  
॥ (5, 586-8)

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥  
(1, 729-7)

ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸੁ  
॥ (3, 586-11)

ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ (3, 246-17)

ਇਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ  
॥ (2, 475-1)

### ਚਾੜ੍ਹਕ

ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ  
ਧਾਰਿ ॥ (3, 1285-3)

### ਚਾੜ੍ਹਕ

ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ  
ਪਾਹਿ ॥ (, -)

ਬਾਬੀਹਾ ਸਗਲੀ ਧਰਤੀ ਜੇ ਫਿਰਹਿ ਉਡਿ ਚੜਹਿ ਆਕਾਸਿ ॥ ਸਤਿਗਰਿ ਮਿਲਿਐ ਜਲੁ ਪਾਈਐ ਭੂਖ  
ਪਿਆਸ ॥ (3, 1420-7)

ਬਾਬੀਹਾ ਜਿਸ ਨੇ ਤੂ ਪੁਕਾਰਦਾ ਤਿਸ ਨੇ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ ਵਸਸੀ ਵਣੁ  
ਤ੍ਰਿਣੁ ਹਰਿਆ ਹੋਇ ॥ (3, 1281-3)

ਆਨ ਜਲਾ ਸਿਉ ਕਾਜੁ ਨ ਕਛੁਐ ਹਰਿ ਬੁੰਦ ਚਾੜ੍ਹਕ ਕਉ ਦੀਜੈ ॥ (5, 1321-16)

ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ ਨਾਨਕ ਹੁਕਮਿ ਮੰਨਿਐ  
ਤਿਖ ਉਤਰੈ ਚੜੈ ਚਵਗਲਿ ਵੰਨੁ ॥ (3, 1282-5)

ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੇ ਥਾਉ ਨਾਹਿ ॥ ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ  
ਕੇ ਨਾਹਿ ॥ (3, 1282-7)

### ਚਾਰ ਆਸ਼ਰਮ

ਬ੍ਰਾਹਮਣੁ ਖੜੀ ਸੂਦ ਵੈਸ ਚਾਰਿ ਚਰਨ ਚਾਰਿ ਆਸ਼ਮੁ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ (4,  
861-8)



### ਚਾਰ ਪਦਾਰਥ

- ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥ (4, 800-5)  
ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਉਪਰਿ ਸਾਧ ਭਲੇ ॥ (5, 1227-10)  
ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ (5, 266-4)  
ਸਤਿਗੁਰ ਕੈ ਵਸਿ ਚਾਰਿ ਪਦਾਰਥ ॥ (1, 1345-6)  
ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭਿ ਕੈ ਮਧਿ ਸਗਲ ਤੇ ਉਦਾਸ ॥ (5, 296-1)  
ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ (5, 108-6)

### ਚਿੰਤਨ ਚੀਨਣਾਂ

- ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥ (9, 684-17)  
ਜਿਸੁ ਚਿਤਿ ਆਏ ਬਿਨਸਹਿ ਦੁਖਾ ॥ (5, 896-5)  
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ (5, 259-9)  
ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥ (1, 686-2)  
ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ (1, 421-16)  
ਸਗਲ ਸੁਖ ਜਾਂ ਤੂੰ ਚਿਤਿ ਆਵੈਂ ॥ (5, 385-19)  
ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ (5, 802-5)  
ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ (5, 704-19)  
ਗੁਰ ਕਾ ਸਬਦੁ ਰਿਦੇ ਮਹਿ ਚਨਾ ॥ ਸਗਲ ਮਨੋਰਥ ਪੂਰਨ ਆਸੀਨਾ ॥ (5, 804-15)  
ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ (ਨਾਮਦੇਵ, 1351-9)

### ਚਿੰਤਾ

- ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕਇ ॥ (9, 1428-19)  
ਅੰਤਰਿ ਚਿੰਤਾ ਨੀਦ ਨ ਸੋਵੈ ॥ (3, 646-3)  
ਚਿੰਤਤ ਹੀ ਦੀਸੈ ਸਭੁ ਕੋਇ ॥ (1, 932-16)  
ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ (5, 628-4)  
ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ (4, 1424-3)  
ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥ (3, 159-11)  
ਨ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭ ਤੈ ॥ (4, 1070-11)

ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣੁ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ  
॥ (ਫਰੀਦ, 1379-13)

### ਚਿੰਤਾਸਣਿ

ਚਿੰਤਾਸਣਿ ਕਰੁਣਾ ਮਏ ॥ 1 ॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ  
ਭਏ ॥ (5, 212-14)

### ਚੁੱਲੀ ਭਰਨੀ

ਸਰਜੀਉ ਕਾਟਹਿ ਨਿਰ ਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ (ਕਬੀਰ, 332-14)

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥  
(ਕਬੀਰ, 479-4)

ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥  
(ਕਬੀਰ, 479-7)

### ਚੁਗਨੀ

ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਉ ਪਾਇ ॥ (3, 1417-16)

ਜਿਸੁ ਅੰਦਰਿ ਚੁਗਲੀ ਚੁਗਲੇ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ  
ਅਣਹੋਈ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ (4, 308-11)

### ਚੇਤੰਨ

ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ (3, 556-1)

### ਚੋਜ

ਮੈਲਾਗਰ ਬੇਰੁ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥ (ਰਵਿਦਾਸ , 525-13)

### ਚੋਰ

ਚੋਰ ਜਾਰ ਜੁਆਰ ਤੇ ਬੁਰਾ ॥ (5, 1145-13)

ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨ੍ਹੀ ਉਪਰਿ ਚੋਰ ॥ (13, 1247-9)

ਕਰੈ ਦੁਹਕਰਮ ਦਿਖਾਵੈ ਹੋਰੁ ॥ ਰਾਮ ਕੀ ਦਰਗਹ ਬਾਧਾ ਚੋਰੁ ॥ (5, 194-2)

ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਵਾਣੀਐ ਪਿਤਰੀ ਚੋਰ ਕਰੇਇ ॥  
(1, 472-7)

ਸੰਪੈ ਕਾਰਣਿ ਚਾਕਰ ਚੋਰ ॥ (1, 937-10)

ਚੋਰ ਕੀ ਹਾਮਾ ਭਰੇ ਨ ਕੋਇ ॥ (1, 662-5)

ਚੋਰ ਜਾਰ ਜੁਆਰ ਪੀੜੇ ਘਾਣੀਐ ॥ (1, 1288-1)

### ਛੱਡਣਾ

ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ (5, 889-18)

ਛਾਡਿ ਮਨ ਹਰਿ ਬਿਮੁਖਨ ਕੇ ਸੰਗੁ ॥ (ਪਰਮਾਨ ਦ, 1253-9)

ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ (5, 501-9)

ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲ ਪਟਾਈ ॥ (1, 1026-1)

ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥ (1, 471-16)

ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥ (5, 51-3)

ਪੰਡਿਤ ਮੁਲਾਂ ਜੋ ਲਿਖਿ ਦੀਆ ॥ ਛਾਡਿ ਚਲੇ ਹਮ ਕਛੂ ਨ ਲੀਆ ॥ (ਕਬੀਰ, 1159-1)

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਹਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ  
ਭਰਮੁ ਭਉ ਜਾਇ ॥ (5, 281-2)

ਜੀਅ ਕੀ ਬਿਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ  
ਧਰਿ ॥ (5, 519-11)

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛੜ ਨ ਪੜ ਚਉਰ ਨ ਚਾਵਰ  
ਬਹਤੀ ਜਾਤ ਰਿਦੈ ਨ ਬਿਚਾਰਹੁ ॥ (, - )

### ਛੱਤਰ

ਸਵਯੇ ਸ੍ਰੀ ਮੁਖਬਾਕੁ ਮਹਲਾ ਪ (, 1338-2)

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛੜ ਚਲੈ ਥਾ ਦੇਹੀ ਗਿਰਝਨ ਖਾਈ ॥  
(ਨਾਮਦੇਵ, 692-19)

ਮਨਿ ਬਿਲਾਸੁ ਬਹੁ ਰੰਗ ਘਣਾ ਟ੍ਰਿਸਟਿ ਭੂਲਿ ਖੁਸੀਆ ॥ ਛੜਧਾਰ ਬਾਦਿਸਾਹੀਆ ਵਿਚਿ ਸਹਸੇ  
ਪਰੀਆ ॥ 1 ॥ ਭਾਈ ਰੇ ਸੁਖੁ ਸਾਧਸੰਗਿ ਪਾਇਆ ॥ (, - )

ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੇ ਦੁਖੁ ਸਹਸਾ ਮਿਟਿ ਗਇਆ ॥ 1 ॥ (5, 42-15)

ਕਾਟੇ ਸੁ ਪਾਪ ਤਿਨ੍ਹ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ ਪਾਇਯਉ ॥ ਛੜੁ ਸਿੰਘਾਸਨੁ ਪਿਰਥਮੀ ਗੁਰ  
ਅਰਜੁਨ ਕਉ ਦੇ ਆਇਅਉ ॥ (, - )

ਸਵਈਏ ਮਹਲੇ ਪੰਜਵੇ ਕੇ ਪ (, 1409-17)

### ਛਪੜ

ਫਰੀਦਾ ਸੋਈ ਸਰਵਰੁ ਚੂਢਿ ਲਹੁ ਜਿਥਹੁ ਲਭੀ ਵਧੁ ॥ ਛਪੜਿ ਚੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥  
(ਕਬੀਰ, 1380-15)

## ਛਾਇਆ

ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ (5, 268-13)

ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥  
(5, 717-5)

ਪੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ (1, 932-18)

ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲ ਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥  
(ਕਬੀਰ, 1376-19)

ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ (5, 783-16)

ਮਾਇਆ ਮੋਹਿ ਸਗਲ ਜਗੁ ਛਾਇਆ ॥ ਕਾਮਣਿ ਦੇਖਿ ਕਾਮਿ ਲੋਭਾਇਆ ॥ (1, 1342-13) ॥1॥

ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥ (5, 815-8)  
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੁਆੜ ਜਿਉ ਸੁੰਵੇ ਅੰਦਰਿ ਖੇਤ ॥ (1,  
463-2)

ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ (5, 266-2)  
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥ (5, 398-  
11)

### ਛੁਰੀ

ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥ (5, 201-4)  
ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥ (5, 201-4)  
ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ (1, 471-19)  
ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ (1, 471-17)

### ਛੇ ਦਰਸਨ

ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ (3, 67-16)  
ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥ ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥  
(5, 1098-19)  
ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ ਭੋਜਨੁ ਖਾਇ ॥  
ਛਿਅ ਦਰਸਨ ਕੀ ਸੋਝੀ ਪਾਇ ॥ (1, 877-19)  
ਖਟ ਦਰਸਨੁ ਵਰਤੈ ਵਰਤਾਰਾ ॥ ਗੁਰ ਕਾ ਦਰਸਨੁ ਅਗਮ ਅਪਾਰਾ ॥ (3, 360-19)

### ਛੋਹਰਾ

ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ (5, 254-19)  
ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ (5, 811-16)  
ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ (, 713-4)  
ਮੈ ਓਲ੍ਹਗੀਆ ਓਲ੍ਹਗੀ ਹਮ ਛੋਰੂ ਥਾਰੇ ॥ (1, 421-3)

### ਜੱਮ

ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ (5, 630-5)

### ਜੱਮ ਠੇਂਗਾ

ਸਾਧਸੰਗਿ ਕੀਰਤਨ ਫਲੁ ਪਾਇਆ ॥ ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥ (5, 197-4)

ਕਬੀਰ ਜਮ ਕਾ ਠੋਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥ (ਕਬੀਰ, 1368-12)

ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ (5, 248-17)

ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ  
ਅੰਤਿ ਗਇਆ ਪਛੁਤਾਇਆ ॥ (4, 775-13)

### ਜੱਮ ਡੰਡ

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡੁ ਮਹਿ ਲਾਗੈ ਖਿਨ ਮਹਿ  
ਕਰੈ ਨਿਬੇਰਾ ॥ (ਕਬੀਰ, 479-19)

ਜਮ ਕੇ ਡੰਡੁ ਪਰਿਓ ਸਿਰ ਉਪਰਿ ਤਬ ਸੇਵਤ ਤੈ ਜਾਗਿਓ ॥ ਕਹਾ ਹੋਤ ਅਬ ਕੈ ਪਛੁਤਾਏ ਛੁਟਤ  
ਨਾਹਿਨ ਭਾਗਿਓ ॥ (9, 1008-14)

ਸਾਕਤ ਜਮ ਕੀ ਕਾਣਿ ਨ ਚੁਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ (1, 1030-14)

ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡੁ ਮਹਿ ਲਾਗੈ ॥ (ਕਬੀਰ, 870-9)

ਡਾਨ ਦੈਤ ਨਿੰਦਕ ਕਉ ਜਮ ॥ (5, 1145-10)

ਭੈ ਭਿਆਨਕ ਜਮ ਦੂਤ ਦੁਤਰ ਹੈ ਮਾਇਆ ॥ (5, 1083-8)

ਜਾ ਕੈ ਬਿਨਸਿਓ ਮਨ ਤੇ ਭਰਮਾ ॥ ਤਾ ਕੈ ਕਛੁ ਨਾਹੀ ਡਰੁ ਜਮਾ ॥ (5, 186-14)

ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੇ ਤ੍ਰਾਸੁ ਮਿਟੈ ਨਾਨਕ ਤਿਹ  
ਅਪੁਨੇ ਜਨਮੁ ਸਵਾਰੈ ॥ (9, 902-7)

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੇ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ  
ਤੇਰੀ ॥ (9, 703-2)

### ਜੱਮ ਫਾਸ

ਜਿਨ੍ਹ ਕੀਤੇ ਤਿਸੈ ਨ ਸੇਵਨੀ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ  
ਆਵਹਿ ਜਾਇ ॥ (3, 1249-2)

ਏਕ ਉਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ (5, 281-14)

ਸਾਧ ਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ (5, 44-15)

ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥ (3, 1060-6)

### ਜੱਮ ਰਾਜ

ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ (1, 143-3)

ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ ਹੈਰੂ ਆਏ ਮਾਇਆ ਕੈ ਸੰਗਲਿ  
ਬੰਧਿ ਲਇਆ ॥ (1, 432-14)

ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥ (9, 1186-19)

ਜਮੁ ਸਿਰ ਮਾਰੇ ਕਰੇ ਖੁਆਰਾ ॥ (1, 1026-6)  
ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥ (3, 588-15)  
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ (5, 962-1)  
ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ (1, 1279-2)  
ਜਮ ਤੇ ਰਾਖੈ ਦੇ ਕਰਿ ਹਾਥਿ ॥ (5, 1149-12)  
ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ (5, 1230-10)  
ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ (5, 457-16)

### ਜੱਮਕੰਕਰ

ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥ ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ  
ਦਇਆਲ ॥ (5, 298-10)  
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ  
ਗਾਉ ॥ (5, 218-5)  
ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥ (5,  
818-4)  
ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰੁ ਨਸਿ ਗਏ ਵਿਚਾਰੇ ॥ (5, 389-12)

### ਜੱਮਕਾਲ

ਬਾਝੁ ਗੁਰੂ ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ (3, 125-7)  
ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ ਆਵਈ ਆਪਿ ਬਖਸੇ  
ਕਰਤਾਰਿ ॥ (3, 1415-18)  
ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ (5, 248-8)

### ਜੱਮਦਰ

ਸਤਿਗੁਰੁ ਜਿਨੀ ਨ ਸੇਵਿਉ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੁਕਾਰ  
॥ (3, 69-18)  
ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ (1, 109-13)  
ਜਮ ਦਰਿ ਬਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ ਪਤਿ ਸਾਖੈ ॥ (1, 944-3)

### ਜੱਮਦੂਤ

ਨਾਲਿ ਨਾਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ (5, 630-5)  
ਜਮਦੂਤੁ ਮਹਾ ਭਇਆਨ ॥ ਚਿਤੁ ਗੁਪਤੁ ਕਰਮਹਿ ਜਾਨ ॥ (5, 838-3)

ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ (5, 1079-18)

### ਜੱਮਪੁਰਿ

ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ (3, 584-19)

ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ (3, 586-14)

ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮਪੁਰਿ ਬਧਾ ਦੁਖ ਸਹਾਹੀ ॥ (3, 111-10)

### ਜੰਜੂ

ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ  
ਏਹੁ ਤੁਟੈ ਨ ਮਲੁ ਲਗੈ ਨ ਏਹੁ ਜਲੈ ਨ ਜਾਇ ॥ (1, 471-2)

ਧੰਨੁ ਸੋ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ (1, 471-2)

ਨਾਇ ਮੰਨਿਐ ਪਤਿ ਉਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥  
(1, 471-8)

ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ (1, 471-11)

ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥ (1, 471-5)

ਮੰਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ (1, 471-17)

ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥ (1,  
471-7)

ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥ (1, 467-6)

### ਜਾਤ

ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ (1, 1330-9)

### ਜਾਤ ਕੱਮਜਾਤ

ਖਸਮ ਵਿਸਾਰਹਿ ਤੇ ਕਮਜਾਤਿ ॥ (1, 1-10)

### ਜਾਤ ਭਿੱਟ

ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ (1, 721-13)

ਤੂ ਬਖਸਹਿ ਜਾਤਿ ਪਤਿ ਹੋਇ ॥ (1, 1331-3)

ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ (1, 469-6)

ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥ (1, 349-13)

ਆਗੈ ਜਾਤਿ ਰੂਪੁ ਨ ਜਾਇ ॥ ਤੇਹਾ ਹੋਵੈ ਜੇਹੇ ਕਰਮ ਕਮਾਇ ॥ (3, 363-11)



## ਜ਼ੋਰ

ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ (ਕਬੀਰ, 1161-2)

ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ (ਕਬੀਰ, 1124-9)

ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ (3, 27-1)

ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ (5, 255-2)

ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ (5, 179-11)

ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥ (1, 360-14)

ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ (5, 268-7)

ਰਾਜੇ ਸੀਹ ਮੁਕਦਮ ਕੁਤੇ ॥ (1, 1288-7)

## ਜਗਤ

ਇਹੁ ਸੰਸਾਰ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥ ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਉ ਪਾਵੈ ॥ (9, 1231-16)

## ਜਗਤ ਓਪਤ ਬਿਨਸਤ

ਖਿਨ ਮਹਿ ਥਾਪਿ ਉਥਾਪਨ ਹਾਰਾ ॥ (5, 276-19)

ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ (3, 117-8)

ਓਪਤਿ ਪਰਲਉ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥ (5, 387-2)

ਆਪੇ ਥਾਪੇ ਥਾਪਿ ਉਥਾਪੇ ॥ (4, 367-9)

ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ (5, 282-7)

ਅਨਿਕ ਪਰਲਉ ਅਨਿਕ ਉਤਪਾਤਿ ॥ (5, 1236-8)

ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਇ ਪ੍ਰਭ ਮਾਹਿ ਸਮਾਤਿ ॥ (5, 276-13)

## ਜਗਤ ਰਚਨਾ

ਕਈ ਕੋਟਿ ਦੇਸ ਭੂ ਮੰਡਲ ॥ (5, 275-19)

ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ (ਕਬੀਰ, 1194-9)

ਕਈ ਕੋਟਿ ਸਸੀਅਰ ਸੂਰ ਨਖੜੁ ॥ (5, 275-19)

ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗੁਤ ਉਪਾਇਆ ॥ (1, 1345-16)

ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ (1, 19-18)

ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲੁ ਹੀ ਤੇ ਸਭ ਕੋਇ ॥ (5, 1283-6)  
 ਅਨਿਕ ਆਕਾਸ ਅਨਿਕ ਪਾਤਾਲ ॥ (5, 1236-3)  
 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ (1, 788-15)  
 ਅਨਿਕ ਸੂਰ ਸਸੀਅਰ ਨਖਿਆਤਿ ॥ (5, 1236-1)  
 ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਇ ਪ੍ਰਭ ਮਾਹਿ ਸਮਾਤਿ ॥ (5, 276-13)  
 ਕਈ ਕੋਟਿ ਆਕਾਸ ਬ੍ਰਹਮੰਡ ॥ (5, 276-11)  
 ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥ (ਕਬੀਰ, 324-16)  
 ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ (1, 3-16)  
 ਜਲੁ ਹੀ ਤੇ ਸਭ ਉਪਜੈ ਬਿਨੁ ਜਲੁ ਪਿਆਸ ਨ ਜਾਇ ॥ (3, 1419-18)  
 ਬ੍ਰਹਮੁ ਬਿੰਦੁ ਤੇ ਸਭ ਓਪਤਿ ਹੋਈ ॥ (3, 1128-4)  
 ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ (5, 1156-10)  
 ਆਪਿ ਉਪਾਏ ਤੈ ਆਪੇ ਵੇਖੈ ॥ (3, 129-3)  
 ਜੁਗ ਛਤੀਹ ਤਿਨੈ ਵਰਤਾਏ ॥ (1, 1026-15)  
 ਤਿਸੁ ਪ੍ਰਭ ਤੇ ਸਗਲੀ ਉਤਪਤਿ ॥ (5, 294-9)  
 ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥ (5, 1003-18)  
 ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਚਾਸੁ ॥ (2, 463-13)  
 ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥ (9, 633-5)  
 ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੇ ਨਹੀ ਨਾਨਕ ਕਹਿਓ ਬਖਾਨਿ ॥  
 (9, 1428-9)  
 ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ  
 ਜਾਹਿ ॥ (ਕਬੀਰ, 1365-16)  
 ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ (5, 808-7)  
 ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ (9, 633-5)  
 ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ (9, 536-14)  
 ਜੇ ਦੀਸੈ ਸੇ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥ (9, 1231-13)  
 ਬਾਬਾ ਬਿਖੁ ਦੇਖਿਆ ਸੰਸਾਰੁ ॥ (5, 382-9)  
 ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ (3, 1346-7)  
 ਰਚਨਾ ਸਾਚੁ ਬਨੀ ॥ (5, 914-2)  
 ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥ (9, 1427-10)

ਜੇ ਦੀਸੈ ਸੋ ਕਾਲਹਿ ਖਰਨਾ ॥ (5, 740-1)

ਜਿਉ ਤਾਗਾ ਜਗੁ ਏਵੈ ਜਾਣਹੁ ॥ (1, 840-3)

ਜੇ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥ (9, 219-7)

ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ  
ਸੰਸਾਰੁ ॥ (5, 1428-18)

ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥ (9,  
1427-12)

ਜਿਉ ਜਲ ਉਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥ (3, 1257-19)

ਸਮ ਸੁਪਨੈ ਕੈ ਇਹੁ ਜਗੁ ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥ (9, 1187-4)

ਜੇ ਦੀਸੈ ਸੋ ਤੇਰਾ ਰੂਪੁ ॥ (5, 724-2)

ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥ (9, 1187-1)

### ਜਤੀ

ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ  
ਜਾਵਹਿ ॥ (1, 419-3)

### ਜਤੀ ਸੱਤੀ ਸੰਜਮੀ

ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ (1, 1037-8)

ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥ (1, 686-3)

ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥ (3, 797-18)

ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ (3, 33-5)

ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥ (3, 129-9)

ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ (3, 571-17)

ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਰੇ ਜਨੇਉ ॥ (1, 903-3)

ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ (1, 906-10)

### ਜਤੀ ਸਤੀ

ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ (3, 31-6)

ਜਤੁ ਸਤੁ ਤੀਰਥੁ ਮਜਨੁ ਨਾਮਿ ॥ (1, 153-12)

ਗੁਰਮੁਖਿ ਜੋਗੁ ਕਮਾਵੈ ਅਉਧੁ ਜਤੁ ਸਤੁ ਸਬਦਿ ਵੀਚਾਰੀ ॥ (1, 908-6)

ਬਿੰਦੁ ਨ ਰਾਖਹਿ ਜਤੀ ਕਹਾਵਹਿ ॥ (1, 903-11)

## ਜਨ

ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ (5, 287-3)  
ਪ੍ਰੇਮ ਕੀ ਜੇਵਰੀ ਬਾਧਿਓ ਤੇਰੇ ਜਨ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥ (ਰਵਿਦਾਸ, 487-1)  
ਜਨਮ ਮਰਣ ਦੁਹਰੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ (5, 749-2)  
ਜਾ ਕੇ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰ ਜਾਤ ਨ ਸੋਹੀ ॥ (ਕਬੀਰ, 330-16)  
ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥ (ਕਬੀਰ, 1372-10)  
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥ (4, 719-11)  
ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ (5, 294-19)

## ਜਨਮ ਮੰਤਵ

ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥ (1, 156-17)  
ਆਇਓ ਸੁਨਨ ਪੜਨ ਕਉ ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥ (5, 1219-16)  
ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ (9, 1352-13)  
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥ (5, 43-3)  
ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ (3, 1414-2)

## ਜਵਾਨੀ

ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ (9, 685-2)  
ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ (3, 1414-16)  
ਜੋਬਨੁ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ (ਫਰੀਦ, 1379-12)  
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥ (9, 1428-3)  
ਜਰੁ ਆਈ ਜੋਬਨਿ ਹਾਰਿਆ ॥ (1, 472-13)  
ਤਰਨਾਪੇ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥ (9, 902-9)  
ਤਰਨਾਪੇ ਇਉ ਹੀ ਗਇਉ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥ (9, 1426-8)

### ਜਾਗਣਾ

ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥ (3, 1128-8)  
ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡੁ ਮਹਿ ਲਾਗੈ ॥ (ਕਬੀਰ, 870-9)  
ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥ ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥ (9, 1187-3)  
ਸੋ ਜਾਗੈ ਜੋ ਤਤੁ ਬੀਚਾਰੈ ॥ (3, 1128-8)  
ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥ (3, 1128-9)

### ਜਾਲ

ਤੂ ਕੈਸੇ ਆਤਿ ਫਾਥੀ ਜਾਲਿ ॥ (1, 1275-17)  
ਮਨੁਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ (1, 955-12)  
ਜਿਉ ਮਛਲੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥ (1, 55-8)

### ਜੀਵ

ਗੋਰੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ (1, 472-14)

### ਜੀਵ ਆਤਮਾ/ਪਰਆਤਮਾ

ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪ ॥ (5, 868-14)  
ਸੁੰਵੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ (1, 19-7)  
ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥ (1, 661-11)  
ਮੇਰਾ ਮੇਰਾ ਕਰਿ ਬਿਲਲਾਹੀ ॥ ਮਰਣਹਾਰੁ ਇਹੁ ਜੀਅਰਾ ਨਾਹੀ ॥ (5, 188-11)  
ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ (1, 661-10)  
ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ (1, 472-15)  
ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ (1, 472-14)

### ਜੀਵਤ ਮਰਨਾ

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖਤੰਰੁ ਪਾਏ ॥ (3, 550-3)  
ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੁਝੈ ਸੋਇ ॥  
(3, 555-5)  
ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥ (3, 555-6)  
ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ (4, 775-16)  
ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ (ਕਬੀਰ, 1104-1)

ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥ (5, 750-8)

ਕਬੀਰ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ  
ਹੋਇ ॥ (3, 555-3)

ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ  
ਮਰਣਾ ਹੋਇ ॥ (3, 555-4)

### ਜੀਵਨ

ਨਾਮ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ (1, 16-11)

### ਜੀਵਨ ਨਾਚ

ਮੰਦਾ ਮੂਲਿ ਨ ਕੀਚਈ ਦੇ ਲ ਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ  
ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥ (2, 474-7)

ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ (5, 763-5)

ਜੇ ਦੀਸੈ ਗੁਰ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ (1, 763-1)

ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬ ਸਦਾ ਸਮੁਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ  
ਬੁਰੀ ਕਿਉ ਘਾਲੀਐ ॥ (2, 474-6)

ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥ (5, 1018-11)

ਲਾਇ ਚਿਤ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥  
(1, 596-1)

ਫਰੀਦਾ ਜੇ ਤੂ ਅਕਲਿ ਲਤੀਫ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰਿਵਾਨ ਮਹਿ ਸਿਰੁ ਨੀਵਾਂ ਕਰਿ  
ਦੇਖੁ ॥ (ਫਰੀਦ, 1378-4)

ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥ (5, 1018-10)

ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ (1, 595-15)

### ਜੀਵਨ ਪਦਵੀ

ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ (3, 508-17)

ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ ਮੇਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥ (5,  
1000-8)

ਜੀਵਨ ਪਦਵੀ ਹਰਿ ਕਾ ਨਾਉ ॥ (5, 744-3)

ਜੇ ਜਨਮੈ ਸੋ ਜਾਨਹੁ ਮੁਆ ॥ (5, 375-18)

ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ (ਕਬੀਰ, 482-1)

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ (1, 20-18)

ਅਉਧ ਘਟੈ ਦਿਨਸੁ ਰੈਣਾਰੇ ॥ (5, 13-15)

ਪ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ (3, 956-9)

ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ (1, 660-11)

ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥ (3, 956-7)

ਨੀਕੀ ਕੀਰੀ ਮਹਿ ਕਲ ਰਾਖੈ ॥ (5, 285-18)

ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ (3, 555-5)

ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ  
ਸਭ ਹੀ ਮਾਨੁ ॥ (9, 1428-3)

ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥ (ਬੇਣੀ, 93-11)

ਸਭ ਕਿਛੁ ਜੀਵਤ ਕੇ ਬਿਵਹਾਰ ॥ (9, 536-12)

ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੁ ਨ ਸੁਝੈ ॥ (ਬੇਣੀ, 93-14)

ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ (1, 1412-15)

ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ (1, 63-5)

### ਜੀਵਨਾ ਵਿਕਾਸ

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥ ਦਸੀ ਮਾਸੀ ਮਾਨਸੁ ਕੀਆ  
ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥ (5, 77-7)

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥ ਜੋਬਨੁ ਘਟੈ ਜਰੂਆ ਜਿਣੈ  
ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥ (1, 75-19)

ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥ (1, 76-2)

ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ  
ਪਿਆਰਿ ਉਪੰਨੀ ਖੇਡ ॥ ਪੰਜਤੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ (1, 137-  
16)

ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ  
ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥ (1, 137-16)

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥ ਧਨੁ ਚਿਤਵੈ ਧਨੁ ਸੰਚਵੈ  
ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥ (4, 76-18)

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰ ॥ ਹਰਿ ਧਿਆਵੈ ਹਰਿ ਉ  
ਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥ (4, 76-10)

ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ (4, 77-1)

ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ  
ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਨੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਸਿਹਜਾ ਸਣੀ  
ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੁਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥ (1, 138-  
2)

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥ ਅਖੀ ਅੰਧੁ ਨ ਦੀਸਈ  
ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥ ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥ ਗੁਣ  
ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥ (1, 76-3)

ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥ (1, 76-2)

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥ ਮੇਰਾ ਮੇਰਾ ਕਰਿ ਪਾਲੀਐ  
ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥ (4, 76-14)

ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥ ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ  
ਵਿਆਪੈ ਦੂਜਾ ॥ (1, 75-17)

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥ ਪੁਤ੍ਰਿ ਕਲਤ੍ਰਿ ਮੋਹਿ  
ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥ (5, 77-14)

ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥ (5, 78-5)

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥ ਅਹਿਨਿਸਿ ਕਾਮਿ ਵਿਆਪਿਆ  
ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥ (1, 75-15)

ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥ (5, 77-12)

ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹੀ ॥ (5, 77-10)

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥ ਬੁਰਾ ਭਲਾ ਨ ਪਛਾਣਈ  
ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥ (5, 77-11)

ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥ ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ  
ਲਪਟਾਏ ॥ (4, 76-16)

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥ ਹਥੇ ਹਥਿ ਨਚਾਈਐ  
ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥ (1, 75-1)

ਮੁਹਲਤਿ ਕਰਿ ਦੀਨੀ ਕਰਮ ਕਮਾਣੈ ਜੈਸਾ ਲਿਖਤੁ ਧੁਰਿ ਪਾਇਆ ॥ ਮਾਤ ਪਿਤਾ ਭਾਈ ਸੁਤ ਬਨਿਤਾ  
ਤਿਨ ਭੀਤਰਿ ਪ੍ਰਭੂ ਸੰਜੋਇਆ ॥ (5, 77-9)

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੇ  
ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ (1, 74-15)

ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ (5, 77-13)

ਕਈ ਜਨਮ ਭਏ ਕੀਟ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗ ॥ ਕਈ ਜਨਮ ਪੰਖੀ ਸਰਪ ਹੋਇਓ  
॥ ਕਈ ਜਨਮ ਹੈਵਰ ਬ੍ਰਿਖ ਜੋਇਓ ॥ 1 ॥ ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ



ਦੇਹ ਸੰਜਰੀਆ ॥ 1 ॥ ਰਹਾਉ ॥ ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ  
ਖਰਿਆ ॥ (5, 176-10)

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥ ਗੁਰਮੁਖਿ ਨਾਮੁ ਸਮਾਲਿ ਤੂੰ  
ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ (5, 77-18)

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ  
ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ (4, 77-3)

ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ (5, 78-3)

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥ ਖੀਰੁ ਪੀਐ ਖੇਲਾਈਐ  
ਵਣਜਾਰਿਆ ਮਿਤ੍ਰਾ ਮਾਤਪਿਤਾ ਸੁਤ ਹੇਤੁ ॥ (1, 75-12)

ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥ (5, 77-16)

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ  
ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ (1, 75-8)

ਝੁਠਾ ਰੁਦਨੁ ਹੋਆ ਦੁਆਲੈ ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ  
ਸਿਉ ਲਾਇਆ ਹੇਤੁ ॥ (1, 75-10)

ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੁਠੀ ਪ੍ਰੀਤਿ ਲਗਾਈ ॥ (5, 78-1)

ਅੰਤਿ ਕਾਲਿ ਜੇ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਸਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥ 1  
॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ (ਵਿਲੋਚਨ, 526-5)

ਅੰਤਿ ਕਾਲਿ ਜੇ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥  
2 ॥ (ਵਿਲੋਚਨ, 526-5)

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ ਨ ਚੇਤਹੀ  
ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ (1, 75-4)

ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥ ਬਾਹਰਿ ਜਨਮੁ ਭਇਆ ਮੁਖਿ  
ਲਾਗਾ ਸਰਸੇ ਪਿਤਾ ਮਾਤ ਥੀਵਿਆ ॥ (4, 76-12)

### ਜੁਗ

ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕ ਬੋਲੈ ਬ੍ਰਹਮ ਬੀਚਾਰੁ ॥ (5, 1138-7)

ਕਲਿ ਤਾਤੀ ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ ਸਦਾ ਸੁਖ ਪਾਉ ॥ (5, 288-10)

ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥ (1, 902-18)

ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ  
ਕਹ ਚੜਿਆ ॥ (1, 145-10)

ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਉਤਮੇ ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ  
ਕੋਈ ਨ ਪਕੜੀਐ ਕਿਸੈ ਥਾਇ ॥ (5, 406-8)

ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥ (3, 145-12)

ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੋਂ ਜੁਗ ਤੀਨੋਂ ਦਿੜੇ ਕਲਿ ਕੇਵਲ ਨਾਮ ਅਧਾਰ  
॥ (ਰਵਿਦਾਸ, 346-10)

ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥ (5, 1075-19)

### ਜੁਗਤ

ਬਿੰਦੁ ਰਾਖਿ ਜੋ ਤਰੀਐ ਭਾਈ ॥ ਖੁਸਰੈ ਕਿਉ ਨ ਪਰਮ ਗਤਿ ਪਾਈ ॥ (ਕਬੀਰ, 324-7)

ਨਗਨ ਫਿਰਤ ਜੋ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥ (ਕਬੀਰ, 324-5)

ਮੂਡ ਮੁੰਡਾਏ ਜੋ ਸਿਧਿ ਪਾਈ ॥ ਮੁਕਤੀ ਤੇਡ ਨ ਗਈਆ ਕਾਈ ॥ (ਕਬੀਰ, 324-6)

ਸੰਧਿਆ ਪ੍ਰਾਤ ਇਸਨਾਨੁ ਕਰਾਹੀ ॥ ਜਿਉ ਭਏ ਦਾਦੁਰ ਪਾਨੀ ਮਾਹੀ ॥ (ਕਬੀਰ, 324-9)

ਨਾਮਿ ਰਤੇ ਸਦਾ ਬੈਰਾਗੀ ॥ (3, 230-16)

ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ (3, 122-4)

ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥ (ਕਬੀਰ, 324-12)

ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥ (5, 98-3)

ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੁਟਨ ਕੀ ਇਕੁ ਕੋਈ ॥ (ਕਬੀਰ, 331-13)

ਸੂਤ ਬਿਨਾ ਕੈਸੇ ਮਣੀ ਪਰੋਈਐ ॥ (ਕਬੀਰ, 372-12)

ਘੁੰਡੀ ਬਿਨੁ ਕਿਆ ਗੰਠਿ ਚਡਾਈਐ ॥ (ਕਬੀਰ, 372-13)

### ਜੁਆ

ਚੋਰ ਜਾਰ ਜੁਆਰ ਪੀੜੇ ਘਾਣੀਐ ॥ (1, 1288-1)

ਚੋਰ ਜਾਰ ਜੁਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥ (5, 1145-13)

ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥ (ਕਬੀਰ, 1158-2)

ਨਾਨਕ ਨਾਮੁ ਨ ਚੇਤਈ ਜੁਐ ਬਾਜੀ ਹਾਰੀ ॥ (1, 1243-4)

ਜੁਆਰੀ ਜੁਏ ਮਾਹਿ ਚੀਤੁ ॥ (5, 1180-8)

ਜਨਮ ਪਦਾਰਥੁ ਜੁਐ ਹਾਰਿਆ ਸਬਦੈ ਸੁਰਤਿ ਨ ਪਾਈ ॥ (3, 1155-10)

### ਜੂਠ

ਜੂਠਿ ਨ ਅੰਨੀ ਜੂਠਿ ਨ ਨਾਈ ॥ (1, 1240-3)

ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥ (1, 1240-5)

ਜੂਠਿ ਨ ਧਰਤੀ ਜੂਠਿ ਨ ਪਾਣੀ ॥ (1, 1240-4)

ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ (1, 1344-17)

ਕਹੁ ਪੰਡਿਤ ਸੂਚਾ ਕਵਨ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥ (ਕਬੀਰ, 1195-6)

ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥  
(ਕਬੀਰ, 1195-9)

ਮਨਿ ਜੂਠੈ ਚੁਲੀ ਭਰੇਨਿ ॥ (1, 472-3)

ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ (1, 55-19)

ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ (ਕਬੀਰ, 1195-8)

ਜਿਉ ਜੋਰੂ ਸਿਰਨਾਵਣੀ ਆਵੈ ਵਾਰੇ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ (1,  
472-9)

ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇੜੁ ਸਭਿ ਜੂਠੇ ॥ (ਕਬੀਰ, 1195-7)

### ਜੂਨਾਂ

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ  
ਚਾਰਿ ॥ (ਕਬੀਰ, 1370-5)

### ਜੂਨਾਂ

ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥ 1  
॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ (ਤ੍ਰਿਲੋਚਨ, 526-5)

ਸਾਧਸੰਗਿ ਭਇਓ ਜਨਮੁ ਪਰਾਪਤਿ ॥ (5, 176-14)

ਕਈ ਜਨਮ ਭਏ ਕੀਟ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ  
॥ ਕਈ ਜਨਮ ਹੈਵਰ ਬ੍ਰਿਖ ਜੋਇਓ ॥ (5, 176-10)

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥ ਸਰਪਨਿ ਹੋਇ ਕੈ ਅਉਤਰੈ ਜਾਏ  
ਅਪੁਨੇ ਖਾਇ ॥ (ਕਬੀਰ, 1370-4)

ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ  
ਉਪਾਇਆ ॥ ਲਖ ਚਉਰਾਸੀਹ ਜੋਨਿ ਭ੍ਰਮਾਇਆ ॥ (5, 176-12)

ਲਖ ਚਉਰਾਸੀਹ ਜੀਅ ਉਪਾਏ ॥ (3, 111-1)

ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥  
2 ॥ ਅੰਤਿ ਕਾਲਿ ਜੋ ਲੜਰੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ (ਤ੍ਰਿਲੋਚਨ, 526-5)

### ਜੈਨ ਦਿਗੰਬਰੁ

ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥ ਤਿਨ ਮੁਖਿ ਨਾਹੀ ਨਾਮ ਨ ਤੀਰਥਿ ਨ੍ਰਾਇਆ ॥ ਹਥੀ  
ਸਿਰ ਖੋਹਾਇ ਨ ਭਦੁ ਕਰਾਇਆ ॥ ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥ ਤਿਨ ਜਾਤਿ

ਨ ਪਤਿ ਨ ਕਰਮੁ ਜਨਮੁ ਗਵਾਇਆ ॥ ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ ਬਿਨੁ ਸਬਦੈ ਆਚਾਰੁ  
ਨ ਕਿਨ ਹੀ ਪਾਇਆ ॥ ਗੁਰਮਖਿ ਓਅੰਕਾਰਿ ਸਚਿ ਸਮਾਇਆ ॥ (3, 1285-7)

ਦਇਆ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥ (1, 356-16)

ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ  
ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ (1, 149-15)

ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ (1, 149-15)

ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ ਬੂਝੈ ਨਹੀ  
ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥ (4, 835-11)

### ਜੋਗ

ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ  
॥ (3, 1089-7)

ਨਗਨ ਫਿਰਤ ਜੋ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥ (ਕਬੀਰ, 324-5)

ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥ (3, 662-19)

ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥ (1, 730-11)

ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥  
(3, 663-1)

ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ  
ਤੀਰਥਿ ਨਾਈਐ ॥ (1, 730-12)

ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ (1, 662-13)

ਜੋਗੁ ਨ ਖਿੰਬਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰੀ  
ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗੁ ਜੁਗਤਿ ਇਵ ਪਾਈਐ ॥ (1, 730-10)

ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰੀ ਵਾਜੈ ਤਉ ਨਿਰਭਉ  
ਪਦੁ ਪਾਈਐ ॥ (1, 730-15)

ਮੜੀ ਮਸਾਣੀ ਮੂੜੈ ਜੋਗੁ ਨਾਹਿ ॥ (1, 1190-2)

ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ ਘਰਿ ਬੈਠਿਆ ਜੋਗੁ ਪਾਈਐ ਸਰਿਗੁਰ ਕੈ  
ਉਪਦੇਸਿ ॥ (3, 1420-19)

ਸਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ ਨਾਹਿ ॥ (1, 1189-14)

### ਜੋਤ

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ (3, 921-13)

## ਜੋਤ ਗੁਰੂ ਸਾਹਿਬਾਨ

ਮਿਲਿ ਨਾਨਕ ਅੰਗਦ ਅਮਰ ਗੁਰ ਗੁਰ ਰਾਮਦਾਸੁ ਹਰਿ ਪਹਿ ਗਯਉ ॥ (ਸਵਈਏ ਮਹਲੇ ਪਹਿਲੇ ਕੇ,  
1409-13)

ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥  
ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ (ਸਵਈਏ ਮਹਲੇ ਪਹਿਲੇ ਕੇ, 1408-9)

ਅਮਰਦਾਸਿ ਅਮਰਤੁ ਛਤੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ  
ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣੁ ਪੁਰਖੁ ਗੁਰੁ ਅਰਜਨੁ ਪਿਖਹੁ ਨਯਣ ॥ (ਸਵਈਏ ਮਹਲੇ ਪਹਿਲੇ  
ਕੇ, 1408-9)

ਸਤਿਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥ ਤ੍ਰੈਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥  
ਦੁਆਪੁਰਿ ਕਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥ (ਸਵਈਏ ਮਹਲੇ ਪਹਿਲੇ ਕੇ, 1390-7)

ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ  
ਕਹਾਇਓ ॥ ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥ (ਸਵਈਏ ਮਹਲੇ ਪਹਿਲੇ ਕੇ,  
1390-7)

ਸਭ ਏਕਾ ਜੋਤਿ ਜਾਣੈ ਜੇ ਕੋਈ ॥ (3, 120-11)

ਗੁਰ ਸਾਖੀ ਜੋਤਿ ਪਰਗਟੁ ਹੋਇ ॥ (1, 663-9)

ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ (1, 663-9)

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਉਚ ਨੀਚ ਮਹਿ ਜੋਤਿ ਸਮਾਣੀ ਘਟਿ  
ਘਟਿ ਮਾਧਉ ਜੀਆ ॥ (5, 617-3)

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ (1, 469-11)

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਧੀਆ ਰਾਮ ॥ (5,  
846-16)

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ (3, 441-3)

ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ (5, 294-4)

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ  
ਭਲੇ ਕੇ ਮੰਦੇ ॥ (ਕਬੀਰ, 1349-18)

ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ (5, 102-7)

## ਜੋਤਿਸ਼

ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥ ਨਹ ਬਿਨਸੈ ਨਹ ਛੇਡਿ ਜਾਇ ਨਾਨਕ ਰੰਗਿ ਰਾਤਾ  
॥ (5, 813-2)

ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥ (3, 1093-9)

ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਉਪਰਿ ਏਕੰਕਾਰੁ ॥ (1, 904-10)

ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ (1, 904-16)

ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ  
॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥ (1, 904-12)

ਮਨ ਕੀ ਪੜੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ (3, 1093-18)

ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ ਤੰਤ ਮੰਤ੍ਰੁ ਸਭ ਅਉਖਧ ਜਾਨਹਿ ਅੰਤਿ  
ਤਉ ਮਰਨਾ ॥ (ਕਬੀਰ, 476-19)

### ਝੱਖ

ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ (1, 933-5)

ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥ (5, 868-18)

ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ (1, 933-3)

ਨਾਨਕ ਧਾਤੁ ਲਿਵੈ ਜੋਤੁ ਨ ਆਵਈ ਜੇ ਲੋਚੈ ਸਭੁ ਕੋਇ ॥ (4, 316-16)

ਕਤ ਝਖਿ ਝਖਿ ਅਉਰਨ ਸਮਝਾਵਾ ॥ (ਕਬੀਰ, 341-1)

ਰਾਮ ਨਾਮੁ ਹੋਵਾ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥ (5, 806-3)

ਝਖਿ ਝਖਿ ਝਖਣਾ ਝਗੜਾ ਝਖ ॥ ਝਖਿ ਝਖਿ ਜਾਹਿ ਝਖਹਿ ਤਿਨ ਪਾਸਿ ॥ (1, 1243-7)

### ਝਖੜ

ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ (968, 968-6)

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥ (4, 757-17)

ਝੜ ਝਖੜ ਓਹੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥  
(1, 1410-9)

### ਝਗੜਾ

ਕਤ ਝਖਿ ਝਖਿ ਅਉਰਨ ਸਮਝਾਵਾ ॥ ਝਗਰੁ ਕੀਏ ਝਗਰਉ ਹੀ ਪਾਵਾ ॥ (ਕਬੀਰ, 341-1)

ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਵਾਵਣਾ ॥ (1, 566-6)

ਮੂਰਖ ਗਣਤ ਗਣਾਇ ਝਗੜਾ ਪਾਇਆ ॥ (1, 139-18)

ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ (1, 566-6)

ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥  
(4, 1200-11)

ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ (3, 549-2)

ਜਹ ਜਹ ਦੇਖਉ ਤਹ ਤਹ ਸਾਚਾ ॥ ਬਿਨੁ ਬੂਝੇ ਝਗਰਤ ਜਗੁ ਕਾਚਾ ॥ (1, 224-7)

ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ (1, 1344-16)

### ਝੜਨਾ

ਝਰਹਿ ਕਾਮ ਕੀਧ ਦੂਸਟਾਈ ॥ ਨਾਨਕ ਜਾ ਕਉ ਕਿਪਾ ਗੁਸਾਈ ॥ (5, 255-9)

ਝਰਹਿ ਕਸੰਮਲ ਪਾਪ ਤੇਰੇ ਮਨੁਆ ॥ ਅੰਮ੍ਰਿਤ ਕਥਾ ਸੰਤਸੰਗਿ ਸੁਨੁਆ ॥ (5, 255-8)

ਰਤੇ ਸੇਈ ਜਿ ਮੁਖੁ ਨ ਮੋੜੰਨਿ ਜਿਨ੍ਹੀ ਸਿਵਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨਾ ਕਾਰਿ  
ਨ ਆਈ ॥ (5, 1424-18)

### ਝਿਜਕ

ਝਝਾ ਉਰਝਿ ਸੁਰਝਿ ਨਹੀ ਜਾਨਾ ॥ ਰਹਿਓ ਝਝਕਿ ਨਾਹੀ ਪਰਵਾਨਾ ॥ (ਕਬੀਰ, 340-19)

### ਝੂਠ

ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥ ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ  
॥ (1, 1243-11)

ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀੰਗਾਰ ॥  
(1, 1343-9)

ਹਉਮੈ ਗਰਬੁ ਜਾਇ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ (1, 906-5)

ਕੂੜੁ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥ (3, 1283-17)

ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥ (1, 904-11)

ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ (3, 646-11)

ਜਗਤ ਸੁਖ ਮਾਨੁ ਮਿਥਿਆ ਝੂਠੇ ਸਭ ਸਾਜੁ ਹੈ ॥ (9, 1352-5)

ਕੂੜੁ ਬੋਲਿ ਮੁਰਦਾਰੁ ਖਾਇ ॥ (1, 140-1)

ਝੂਠ ਬਾਤ ਸਾ ਸਚੁ ਕਰਿ ਜਾਤੀ ॥ (5, 185-12)

ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥  
(1, 1343-10)

ਕੂੜੁ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥ (1, 953-14)

ਨਿਕਟਿ ਨ ਜਾਨੈ ਬੋਲੈ ਕੂੜੁ ॥ (5, 1139-13)

ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੁਰੁ ॥ (1, 468-7)

### ਝੂਰਨਾ

ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ (1, 933-3)

ਆਸਾਵੰਤੀ ਆਸ ਗੁਸਾਈ ਪੂਰੀਐ ॥ ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥ (5, 708-18)

ਝੜੈ ਝੁਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ (1, 433-3)  
ਝੜਾ ਝੁਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥ (5, 255-7)  
ਚਕੁ ਬਣਾਇ ਕਰੈ ਪਾਖੰਡ ॥ ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥ (5, 1151-12)  
ਮਾਇਆ ਕਾਰਣਿ ਸਦ ਹੀ ਝੁਰੈ ॥ (5, 893-1)  
ਝੁਰਤ ਝੁਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ (5, 255-8)  
ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ (1, 933-4)

### ਵਿਆਣਾ

ਵਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥ (1, 933-6)  
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਮਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥ (2, 474-15)  
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥ (2, 474-14)

### ਟੱਗ

ਕੂੜੁ ਠਗੀ ਗੁਝੀ ਨ ਰਹੈ ਕੂੜੁ ਮਲ ਮਾ ਪਲੇਟਿ ਧਰੇਹੁ ॥ (3, 311-14)  
ਕੂੜੁ ਠਗੀ ਗੁਝੀ ਨ ਰਹੈ ਮੁਲ ਮਾ ਪਾਜੁ ਲਹਿ ਜਾਇ ॥ (4, 303-6)  
ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ (1, 1288-14)  
ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ (5, 960-16)  
ਇਹ ਠਗਵਾਰੀ ਬਹੁਤੁ ਘਰ ਗਾਲੇ ॥ ਹਮ ਗੁਰਿ ਰਾਖਿ ਲੀਏ ਕਿਰਪਾਲੇ ॥ (5, 1347-11)

### ਟੰਚ

ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ (1, 433-5)

### ਟਹਲ

ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ (5, 255-15)  
ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕਿਪਾਲ ॥ (5, 255-16)  
ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥ (5, 1298-19)  
ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥ (5, 810-18)



## ਟਾਲ ਮਟੋਲ

ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥ ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ  
ਆਵੈ ਕਾਲੁ ॥ (ਕਬੀਰ, 1371-16)

ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥ ਨ ਹਰਿ ਭਜਿਓ ਨ ਖਤੁ ਫਟਿਓ ਕਾਲੁ  
ਪਹੁੰਚੇ ਆਇ ॥ (ਕਬੀਰ, 1375-14)

## ਟਿੱਕਾ

ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥ (1, 467-6)

ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ (1, 471-19)

ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ  
ਫੋਕਟ ਨਿਸਚਉ ਕਰਮੰ ॥ (1, 470-17)

## ਟੂਟਣਾ

ਟੂਟਿ ਪਰੀਤਿ ਗਈ ਬੁਰ ਬੋਲਿ ॥ (1, 933-9)

ਟੂਟੈ ਗੰਠਿ ਪੜੈ ਵੀਚਾਰਿ ॥ (1, 933-10)

ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ (1, 933-8)

## ਟੇਕ

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ (5, 847-5)

ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ (5, 281-3)

ਏਕ ਟੇਕ ਏਕੇ ਆਧਾਰੁ ॥ (5, 1140-1)

ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ (5, 282-16)

ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਣੀ ਆਸ ॥ (5, 257-12)

ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰਚਰਣ ਲਗਤੁ ਨਿਸਤਰੈ ॥ (5, 282-17)

ਚਰਨ ਕਮਲ ਸਰਨਿ ਟੇਕ ॥ (5, 1341-15)

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੇ ਕਾਹੂ ਕੇ ਨਾਹੀ ॥ (9, 634-3)

ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ  
ਸਹਾਇ ॥ (9, 1429-3)

ਤਿਆਰਾਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ (5, 521-8)

ਕਹਤੁ ਕਬੀਰੁ ਕੋਈ ਨਹੀ ਤੇਰਾ ॥ (ਕਬੀਰ, 656-9)

ਕੋਈ ਕਾਹੂ ਕੇ ਨਹੀ ਸਭ ਦੇਖੀ ਠੋਕਿ ਬਜਾਇ ॥ (ਕਬੀਰ, 1370-10)

ਜਲ ਬਿਹੂਨ ਮੀਨ ਕਤ ਜੀਵਨ ਦੁਧ ਬਿਨਾ ਰਹਨੁ ਕਤ ਬਾਰੇ ॥ (5, 829-4)

ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ  
ਸਹਾਇ ॥ (9, 1429-4)

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੁ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ  
ਕੋਊ ਨ ਆਵਤ ਨੇਰੈ ॥ (9, 634-4)

ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ (1, 752-15)

ਏਕਾ ਟੇਕ ਰਖਹੁ ਮਨ ਮਾਹਿ ॥ (5, 293-7)

ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ  
ਰਘੁਨਾਥ ॥ (9, 1429-5)

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ (9, 1428-16)

ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ (1, 422-14)

### ਟੋਹਣੀ

ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ (1, 422-14)

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਣੀ ॥ (5, 847-5)

ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ (1, 752-15)

### ਠੰਡ

ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ (5, 520-4)

ਠਾਂਢਿ ਪਰੀ ਸੰਤਹ ਸੰਗਿ ਬਸਿਆ ॥ (5, 256-3)

ਠਾਢਿ ਪਾਈ ਕਰਤਾਰੇ ॥ ਤਾਪ ਛੇਡਿ ਗਇਆ ਪਰਵਾਰੇ ॥ (5, 622-17)

ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ (5, 521-13)

### ਠਾਕ

ਠਾਕਹੁ ਮਨੁਆ ਰਾਖਹੁ ਠਾਇ ॥ (1, 933-11)

ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ (1, 796-4)

ਠਾਕ ਨ ਹੋਤੀ ਤਿਨਹੁ ਦਰਿ ਜਿਹ ਜੇ ਹੋਵਹੁ ਸੁਪ੍ਰਸੰਨ ॥ (5, 255-19)

### ਠਾਕੁਰ

ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ  
ਮਾਣਾ ॥ (5, 779-16)

ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸ਼੍ਰੋਗਗਣਿ ਠਾਕੁਰਿ ਧਾਰੀ ॥ (1, 935-13)

ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ (1, 935-12)

ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥ (5, 389-19)

ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥ (1, 686-6)

ਟਾਕੁਰੁ ਗਾਈਐ ਆਤਮ ਰੰਗਿ ॥ (5, 680-1)

ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ  
॥ (5, 779-8)

ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥ (5, 389-19)

ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ (5, 285-13)

ਠਾਕੁਰ ਤੁਮੁ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥  
(5, 1218-17)

ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ (5, 1138-19)

ਠਾਕੁਰ ਹੋਏ ਆਪਿ ਦਇਆਲ ॥ (5, 532-16)

ਠਾਕੁਰੁ ਏਕੁ ਸਬਾਈ ਨਾਰਿ ॥ (1, 933-11)

ਸਭ ਤੇ ਉਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥ (5, 1218-12)

### ਡੰਡਉਤ

ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥  
(5, 256-4)

### ਡਰ

ਡਰੀਐ ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ ਮਨ ਕਾ ਸੋਰੁ ॥ (1, 151-10)

ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ਡਰੁ ਚੂਕਾ ਦੇਖਿਆ ਭਰਪੂਰਿ ॥ (5, 186-4)

ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ (5, 1077-13)

ਸੋ ਕਤ ਡਰੈ ਜਿ ਖਸਮੁ ਸਮ੍ਹਾਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥ (5, 677-1)

ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ (4, 308-2)

ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ (3, 84-11)

ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥ ਨਿਡਰ ਹੂਆ ਡਰੁ ਉਰ ਹੋਇ ਭਾਗੈ ॥ (ਕਬੀਰ, 341-6)

ਡਰਪੈ ਧਰਤਿ ਅਕਾਸੁ ਨਖ੍ਰੜਾ ਸਿਰ ਉਪਰਿ ਅਮਰੁ ਕਰਾਰਾ ॥ ਪਉਣ ਪਾਣੀ ਬੈਸੰਤਰੁ ਡਰਪੈ ਡਰਪੈ  
ਇੰਦ੍ਰ ਬਿਚਾਰਾ ॥ (5, 998-16)

### ਡਿੱਠਾ

ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ (5, 1362-12)

ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ (1, 594-11)

ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ (5, 322-1)

### ਡੂਬਣਾ

ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥ (5, 741-7)

ਬੂਡਤ ਸੰਸਾਰ ਸਾਗਰ ॥ ਉਧਰੇ ਹਰਿ ਸਿਮਰਿ ਰਤਨਾਗਰ ॥ (5, 1301-8)

ਡੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥ (5, 1007-10)

ਬੰਧੁ ਤੁਟਾ ਬੇੜੀ ਨਹੀ ਨ ਤੁਲਹਾ ਨ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੂਬੇ ਸਾਥ ॥ (1, 1287-15)

### ਡੇਰਾ

ਉਆ ਡੇਰਾ ਕੀ ਸੋ ਮਿਤਿ ਜਾਨੈ ॥ ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ (5, 256-7)

ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ (5, 256-6)

ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ (5, 256-5)

ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥ ਨਾਨਕ ਤੇ ਜਨ ਨਹ ਡੋਲਾਇਆ ॥ (5, 256-7)

### ਡੋਲਣਾ

ਡਗਮਗ ਛਾਡਿ ਰੇ ਮਨ ਬਉਰਾ ॥ ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥  
(ਕਬੀਰ, 338-12)

ਕਾਰੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ  
ਵਿਸਾਰਣਹਾਰੁ ॥ (5, 959-16)

ਡਿਗਿ ਨ ਡੋਲੈ ਕਤਹੁ ਨ ਧਾਵੈ ॥ ਗੁਰ ਪ੍ਰਸਾਦਿ ਕੇ ਇਹੁ ਮਹਲੁ ਪਾਵੈ ॥ (5, 889-1)

ਡੋਲੈ ਨਾਹੀ ਤੁਮਰਾ ਚੀਤੁ ॥ ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥ (5, 179-3)

ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿਤੁ ਕਰਿ ਰਹਿਓ ਪੂਰਨ ਹੋਇ  
ਤ੍ਰਿਪਤਾਨੀ ॥ (5, 671-18)

ਡੀਗਨ ਡੋਲਾ ਤਉ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥ (5,  
400-14)

ਨਹ ਡੋਲੀਐ ਇਤ ਉਤ ॥ ਪ੍ਰਭ ਬਸੇ ਹਰਿ ਹਰਿ ਚੀਤ ॥ (5, 837-12)

### ਢੱਕਣਾ

ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ (5, 1117-17)

ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ  
ਤੇਰੀ ॥ (5, 520-1)

ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ (5, 1117-17)

ਤੁਮ੍ਹ ਸਮਰਥਾ ਕਾਰਨ ਕਰਨ ॥ ਢਾਰਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥ (5,  
828-1)

### ਢਹਿਣਾ/ਢਾਹਣਾ

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥ (1,  
729-4)

ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਢਾਹੇ ਕਾਟਿਆ ਨਾਨਕ ਲੀਏ ਸਮਾਇ  
॥ (5, 256-12)

ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ (1, 933-18)

ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ (5, 454-10)

ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥ ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ  
॥ (5, 256-8)

ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ (1, 433-9)

### ਢਾਢੀ

ਹਉ ਢਾਢੀ ਵੇਕਾਰੁ ਕਾਰੈ ਲਾਇਆ ॥ (1, 150-16)

ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਢੰਤਾ ॥ (3, 650-8)

ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ (1, 790-19)

ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ (3, 510-11)

ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥ (3, 91-14)

### ਢੁਲਕੇ

ਪੰਚ ਸਬਦ ਨਿਰਮਾਇਲ ਬਾਜੇ ॥ ਢੁਲਕੇ ਚਵਰ ਸੰਖ ਘਨ ਗਾਜੇ ॥ (ਬੇਣੀ , 974-17)

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਢੁਤੂ ਚਲੈ ਥਾ ਦੇਹੀ ਗਿਰਝਨ ਖਾਈ ॥  
(ਨਾਮਦੇਵ, 692-19)

### ਢੁੰਡਣਾ

ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥ (1, 138-4)

ਚੜਿ ਸੁਮੇਰਿ ਢੂਢਿ ਜਬ ਆਵਾ ॥ ਜਿਹ ਗੜੁ ਗੜਿਓ ਸੁ ਗੜੁ ਮਹਿ ਪਾਵਾ ॥ (ਕਬੀਰ, 341-7)

ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥ ਜਿਨ੍ਹਾ ਨਾਉ ਸੁਹਾਗਣੀ ਤਿਨ੍ਹਾ ਝਾਕ ਨ ਹੋਰ ॥ (ਫਰੀਦ, 1384-3)

ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ (5, 256-9)

ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥ (ਕਬੀਰ, 341-2)

### ਢੇਰੀ

ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥ ਸੁਖ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ (5, 256-10)

ਢਢਾ ਢਿਗ ਢੂਢਹਿ ਕਤ ਆਨਾ ॥ ਢੂਢਤ ਹੀ ਢਹਿ ਗਏ ਪਰਾਨਾ ॥ (ਕਬੀਰ, 341-7)

ਢੇਰੀ ਜਾਮੈ ਜਮਿ ਮਰੈ ਰਾਰਭ ਜੋਨਿ ਦੁਖ ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ (5, 256-11)

### ਢੇਈ

ਢੇਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ (5, 44-10)

### ਣਾਣਾ

ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥ (1, 433-10)

ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ (1, 934-2)

ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰ ਮਰੈ ਸੋ ਸੋਭਾ ਦੂ ਹੋਇ ॥ (5, 256-14)

ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਕਿਉ ਢੂਟੀਐ ਜਾਇ ਰਸਾਤਲਿ ਅੰਤਿ ॥ (1, 934-3)

ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਧਾਰ ॥ (5, 256-16)

### ਤੱਤ

ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥ (5, 1100-8)

## ਤੱਤ ਗਿਆਨ

ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥ (1, 1093-7)  
ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ (5, 1146-7)  
ਜਾ ਕੈ ਰਿਦੈ ਬਿਸ ਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ (5, 285-9)  
ਪਉਣੈ ਪਾਣੀ ਅਗਨੀ ਕਾ ਸਨਬੰਧ ॥ (1, 1257-10)  
ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ (1, 504-1)  
ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ (1, 1345-16)  
ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥ (5, 999-17)  
ਪਉਣ ਪਾਣੀ ਬੈਸੰਤਰੁ ਸਭਿ ਸਹਲ ਗਾ ॥ (3, 160-10)  
ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥ (1, 907-16)  
ਪਾਂਚੈ ਪੰਚ ਤਤ ਬਿਸਥਾਰ ॥ (ਕਬੀਰ, 343-13)  
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ (1, 8-10)  
ਪੰਚ ਤਤੁ ਕਾ ਰਚਨੁ ਰਚਾਨਾ ॥ (5, 1073-1)  
ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ (4, 723-8)  
ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥ (1, 1240-8)  
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ (1, 943-1)  
ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥ (5, 1247-9)  
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ (4, 736-4)  
ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥ (1, 1036-10)  
ਪਉਣੁ ਪਾਣੀ ਸੁੰਨੈ ਤੇ ਸਾਜੇ ॥ (1, 1037-11)  
ਪਉਣੁ ਗੁਰੂ ਪਾਣੀ ਪਿਤ ਜਾਤਾ ॥ (1, 1021-2)  
ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ (2, 146-14)  
ਪੰਚ ਤਤੁ ਮਿਲਿ ਇਹੁ ਤਨੁ ਕੀਆ ॥ (1, 1039-1)  
ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥ (1, 1037-11)  
ਪਉਣ ਪਾਣੀ ਅਗਨੀ ਇਕ ਵਾਸਾ ॥ ਆਪੇ ਕੀਤੇ ਖੇਲੁ ਤਮਾਸਾ ॥ (1, 1033-12)

## ਤਸਕਰ

ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ  
ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥ (4, 833-9)

ਤਸਕਰ ਪੰਚ ਸਬਦਿ ਸੰਘਾਰੇ ॥ (1, 904-5)

ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ  
ਸਾਬਾਸਿ ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥ (1, 1330-3)

ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲ ਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ  
ਨ ਕੋ ਤਸਕਰੁ ਚੋਰੁ ਲਗਈਆ ॥ (4, 833-12)

ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ ਤਾ ਕਉ  
ਧੁਨਿ ਉਪਜੈ ਸਬਦਿ ਜਗਾਇਆ ॥ (1, 1039-13)

ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ (1, 1022-13)

### ਤਖਤ

ਤਖਤਿ ਬਹੈ ਤਖਤੈ ਕੀ ਲਾਇਕ ॥ (1, 1039-10)

ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ (1, 1039-12)

ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ (3, 1088-14)

### ਤਜੋ

ਤਜਿਓ ਰੀ ਸਗਲ ਬਿਕਾਰ ॥ ਧਾਵਤੁ ਅਸਥਿਰੁ ਥੀਆ ॥ (5, 1271-18)

ਨਾਨਕੁ ਮਾਗੈ ਨਾਮੁ ਦਾਨੁ ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥ (5, 1305-19)

ਅੰਨੈ ਬਿਨਾ ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲੁ ॥ (ਕਬੀਰ, 873-8)

ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥ (5, 837-  
8)

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ  
ਭਰਮੁ ਭਉ ਜਾਇ ॥ (5, 281-2)

ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥ (5, 837-9)

### ਤਨ

ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ  
॥ (5, 826-6)

ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥ (9, 1186-19)

ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ (1, 19-16)

ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ (5, 610-7)

ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ  
॥ (1, 62-7)



ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ  
ਨਿਹਾਲਿ ॥ (ਸਲੋਕ ਫਰੀਦ, 1384-8)

ਜੈਸੇ ਕੁਰੰਕ ਨਹੀ ਪਾਇਓ ਭੇਦ ॥ ਤਨਿ ਸੁੰਗਧ ਚੂਢੈ ਪ੍ਰਦੇਸੁ ॥ (ਰਵਿਦਾਸ, 1196-11)

### ਤਪਸਵੀ

ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ ਪਾਵੈ ॥ (3, 948-16)

### ਤਪਸਵੀ

ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ  
ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥ (3, 948-17)

ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ (4, 315-19)

ਮਾਇਆ ਨੋ ਫਿਰੈ ਤਪਾ ਸਦਾਵੈ ॥ (3, 948-15)

ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥ ਭਾਈ ਏਹੁ  
ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ (4, 315-16)

ਸੋ ਤਪਸੀ ਜਿਸੁ ਸਾਧਸੰਗੁ ॥ (5, 1180-16)

### ਤਪਸਿਆ

ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ (1, 1013-1)

ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥ (ਕਬੀਰ, 324-12)

ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ (3, 423-13)

ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ ਜਬ ਲਗੁ ਜੁਗਤਿ ਨ ਜਾਨੀਐ ਭਾਉ  
ਭਗਤਿ ਭਗਵਾਨ ॥ (ਕਬੀਰ, 337-12)

ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ  
ਸਮ੍ਹਾਲਿ ॥ (1, 1411-19)

ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ (3, 1247-16)

ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ (3, 509-12)

ਕਾਇ ਜਪਹੁ ਰੇ ਕਾਇ ਤਪਹੁ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹਿ ਉਪਾਈ ਸੋ ਸਿਮਰਹੁ  
ਨਿਰਬਾਣੀ ॥ (ਤ੍ਰਿਲੋਚਨ, 526-2)

ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥ (1, 1238-5)

### ਤਪਤ

ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ (5, 1143-6)

ਤਪਤਿ ਮਾਹਿ ਠਾਢਿ ਵਰਤਾਈ ॥ (5, 287-14)

ਬੂਝੀ ਤਪਤਿ ਘਰਹਿ ਪਿਰੁ ਪਾਇਆ ॥ (5, 737-19)

ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥ (5, 1002-16)

### ਤਰਸ

ਤੇਰਾ ਕੀਤਾ ਜਾਤੇ ਨਾਹੀ ਮੈਨੋ ਜੋਗੁ ਕੀਤੇਈ ॥ ਮੈ ਨਿਰਗੁਣਿਆਰੇ ਕੇ ਗੁਣੁ ਨਾਹੀ ਆਪੇ ਤਰਸੁ  
ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ  
ਜੀਵਾਂ ਤਨੁ ਮਨੁ ਥੀਵੈ ਹਰਿਆ ॥ (5, 1429-13)

### ਤਰਸਣਾ

ਰੁਖੀ ਸੁਖੀ ਖਾਇ ਕੈ ਠੰਡਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥  
(ਫਰੀਦ, 1379-8)

ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥ ਚਾਤ੍ਰਕ ਜਿਉ ਤਰਸਤ ਰਹੈ ਤਿਨ ਕੇ  
ਕਉਨੁ ਹਵਾਲੁ ॥ (ਕਬੀਰ, 1371-2)

### ਤਰਨਾ

ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰਚਰਣ ਲਗਤੁ ਨਿਸਤਰੈ ॥ (5, 282-17)

### ਤਰਨਾ ਸੰਸਾਰ ਸਾਗਰ

ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ  
ਦਾਤਾਰੁ ॥ (4, 313-4)

ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ  
ਨਾਮੁ ਵਖਾਣੇ ॥ (1, 938-15)

ਭਵਜਲੁ ਬਿਨੁ ਸਬਦੈ ਕਿਉ ਤਰੀਐ ॥ (1, 1125-11)

ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥ (5, 398-12)

ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ (3, 1133-11)

ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ  
ਜਗਤੁ ਤਰਾਈ ॥ (5, 1100-1)

ਕਰਣੀ ਬਾਝਹੁ ਤਰੈ ਨ ਕੋਇ ॥ (1, 952-3)

ਜੋ ਡੁਬੰਦੋ ਆਪਿ ਸੋ ਤਰਾਏ ਕਿਨ੍ ਖੇ ॥ (5, 1101-7)

ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥ (ਨਾਮਦੇਉ, 345-4)

ਆਪਿ ਤਰਹਿ ਸਗਲੇ ਕੁਲ ਤਾਰਿਹ ਜੋ ਤੇਰੀ ਸਰਣਾਈ ॥ (3, 1155-6)

ਆਪ ਤਰੈ ਜਨੁ ਪਿਤਰਾ ਤਾਰੇ ॥ (1, 1026-13)

### ਤਰਿਸ਼ਨਾ

ਮੋਹਿ ਚਾੜ੍ਹਕੁ ਤੁਮ੍ਹ ਬੁੰਦ ਤ੍ਰਿਪਤਉ ਮੁਖਿ ਪਰੈ ॥ (5, 842-12)

ਤ੍ਰਿਸ਼ਨਾ ਬਿਰਲੇ ਹੀ ਕੀ ਬੁਝੀ ਹੇ ॥ (5, 213-11)

ਬੁੰਦ ਵਿਹੂਣਾ ਚਾੜ੍ਹਕੋ ਕਿਉ ਕਰਿ ਤ੍ਰਿਪਤਾਵੈ ॥ (5, 708-14)

ਮਨ ਦਰਸਨੈ ਕੀ ਪਿਆਸ ॥ ਪ੍ਰਭ ਪੂਰਨ ਗੁਨਤਾਸ ॥ (5, 1306-11)

ਸਹਸ ਖਟੇ ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ (5, 278-19)

ਤ੍ਰਿਸ਼ਨਾ ਅਗਨਿ ਜਲੈ ਸੰਸਾਰਾ ॥ (3, 1044-8)

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ (5, 672-4)

ਤ੍ਰਿਸ਼ਨਾ ਬੁਝੈ ਹਰਿ ਕੈ ਨਾਮਿ ॥ (5, 682-19)

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥ (5, 823-12)

ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ (5, 179-6)

### ਤਰਿਕੁਟੀ

ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ (5, 394-13)

ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲੈ ਤਾ ਮਨੁ ਖੀਵਾ ਭਾਈ ॥ (ਕਬੀਰ, 1123-8)

ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥ (5, 374-11)

ਤ੍ਰਿਕੁਟੀ ਬਿਮਲ ਮਝਾਰ ॥ ਗੁਰ ਕੀ ਮਤਿ ਜੀਇ ਆਈ ਕਾਰਿ ॥ (1, 220-19)

### ਤਾਗਾ ਸਵੈ ਕਾਬੂ

ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਬੁਕ ਪਵੈ ਨਿਤ ਦਾੜੀ ॥ (1, 471-9)

ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ (1, 471-10)

### ਤਾਗਾ ਸੂਤ

ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦੁ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥ (ਨਾਮਦੇਉ, 485-3)

### ਤਾਗਾ ਜਨਿਉ

ਤਗੁ ਕਪਾਹਹੁ ਕਤੀਐ ਬਾਮ੍ਰਣੁ ਵਟੇ ਆਇ ॥ ਕੁਹਿ ਬਕਰਾ ਰਿਨ੍ਹਿ ਖਾਇਆ ਸਭੁ ਕੋ ਆਖੈ ਪਾਇ ॥ (1, 471-7)

ਹਿੰਦੂ ਕੈ ਘਰਿ ਹਿੰਦੂ ਆਵੈ ॥ ਸੂਤੁ ਜਨੇਊ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਰਿਆਈ ॥ ਨਾਤਾ  
ਧੋਤਾ ਥਾਇ ਨ ਪਾਈ ॥ (1, 951-18)

ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥ (1, 471-5)

### ਤਾਗਾ ਤਾਂਘ

ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ (5, 1096-12)

### ਤਾਗਾ ਧਾਗਾ

ਬਿਲਮੁ ਨ ਤੂਟਸਿ ਕਾਚੈ ਤਾਗੈ ॥ (1, 840-3)

ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਈਐ ॥ (ਕਬੀਰ, 872-10)

ਜਿਉ ਤਾਗਾ ਜਗੁ ਏਵੈ ਜਾਣਹੁ ॥ (1, 840-3)

### ਤਾਣ

ਸਾਹਿਬ ਨਿਤਾਣਆ ਕਾ ਤਾਣੁ ॥ (5, 70-8)

### ਤਾਤੀ ਵਾਉ

ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ  
ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ  
ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ (5, 763-5)

ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ (5, 819-16)

ਜੋ ਸਿਮਰੰਦੇ ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ  
ਜੀਉ ॥ (5, 132-6)

ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ (1, 1085-7)

ਭਏ ਕਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥ (5,  
218-7)

### ਤਾਪ

ਤਾਪੁ ਲਾਹਿਆ ਗੁਰ ਸਿਰਜਨਰਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ  
ਸੰਸਾਰਿ ॥ (5, 821-7)

### ਤਾਪ ਸੰਤਾਪ

ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥ (5, 1300-8)

ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥ (5, 806-13)

ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ (5, 807-13)

### ਤਾਪ ਤਿਨ

ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥ (5, 1141-1)

ਬਿਰਾਜਿਤ ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥ (5, 1223-14)

ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥ (5, 714-12)

### ਤਾਪ ਪਾਪ

ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥ (5, 825-9)

ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥ (5, 200-6)

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥ (5, 817-9)

ਤਾਪ ਪਾਪ ਤੇ ਰਾਖੇ ਆਪ ॥ (5, 825-9)

ਤਾਪ ਪਾਪ ਬਿਨਸੇ ਖਿਨ ਭ੍ਰੀਤਰਿ ਭਏ ਕਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲ ਜਾਈ ॥ (5, 1338-17)

### ਤਾਪ ਰੋਗ

ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥ (5, 619-14)

ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ (5, 622-17)

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ (5, 626-15)

ਤਾਪ ਗਏ ਪਾਈ ਪ੍ਰਭਿ ਸਾਂਤਿ ॥ ਸੀਤਲ ਭਏ ਕੀਨੀ ਪ੍ਰਭ ਦਾਤਿ ॥ (5, 191-12)

### ਤਾੜੀ

ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਚਦਿ ਤਾੜੀ ਚਿਤੁ ਲਾਏ ॥ (3, 1044-17)

ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਤਿ ਨਾਮਿ ਤਾੜੀ ਚਿਤੁ ਲਾਵੈ ॥ (1, 877-17)

ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥ (3, 555-18)

### ਤਿਆਰਾ

ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥ (5, 400-10)

ਤਿਆਰਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥ (5, 405-15)

ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ  
ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥ (5, 370-14)

ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ (5, 1140-14)

ਤਿਆਗੇ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ (5, 763-5)

ਤਿਆਗਿ ਮਾਨੁ ਝੂਠੁ ਅਭਿਮਾਨੁ ॥ (5, 176-14)

ਤਿਆਗਨਾ ਤਿਆਗਨੁ ਨੀਕਾ ਕਾਮੁ ਕੀਯੁ ਲੋਭੁ ਤਿਆਗਨਾ ॥ (5, 1018-10)

### ਤਿਨ ਵਸਤਾਂ

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੇ ॥ (5, 1429-9)

ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ  
ਦੁਆਰੁ ॥ (3, 645-12)

### ਤੀਰਥ

ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ (3, 587-5)

ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥ (5, 890-14)

ਪਾਪ ਕਰਹਿ ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ (5, 1348-2)

ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥ ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥  
(1, 789-9)

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ (1, 687-15)

ਗੁਰ ਸਮਾਨਿ ਤੀਰਥੁ ਨਹੀ ਕੋਇ ॥ (1, 1328-19)

ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ (5, 136-2)

ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥ (1, 789-10)

ਲਉਕੀ ਅਠਸਠਿ ਤੀਰਥ ਨ੍ਰਾਈ ॥ ਕਉਰਾਪਨੁ ਤਉ ਨ ਜਾਈ ॥ (ਕਬੀਰ, 656-4)

ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ (5, 625-17)

ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ (1, 61-2)

### ਤੇਰਾ ਮੇਰਾ

ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੇਸੇ ਤਰਵਰ ਪੰਖਿ ਬਸੇਰਾ ॥ (ਰਵਿਦਾਸ, 659-4)

## ਬੰਮ

ਬੰਮੁ ਉਪਾਤਿ ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ (3, 1154-15)

## ਥਾਵ ਸੁਹਾਵਾ ਥਾਵ

ਤੇਰਿਆ ਭਗਵਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥ (5, 1185-18)

ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੇ ਥਾਨੁ ਸੁਹਾਵਾ ਰਾਮ ਰਾਜੇ ॥ (4, 450-17)

ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ (5, 44-10)

## ਥਾਵ ਦੋਨੋ ਥਾਵ

ਦੁਹਾਂ ਸਿਰਿਆਂ ਕਾ ਕਰਤਾ ਆਪਿ ॥ (5, 1271-1)

ਦੁਹਾ ਸਿਰਿਆ ਕਾ ਆਪਿ ਸੁਆਮੀ ॥ (5, 277-4)

ਦੋਵੈ ਥਾਵ ਰਖੇ ਗੁਰ ਸੂਰੇ ॥ (5, 825-17)

ਈਹਾ ਊਹਾ ਏਕੈ ਓਹੀ ॥ (5, 913-16)

## ਥਿੱਤ ਵਾਰ

ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥ (3, 842-15)

ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ (1, 4-18)

ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ (3, 842-14)

ਕਵਣੁ ਸੁ ਵੇਲਾ ਵਖਤੁ ਕਵਣੁ ਕਵਣੁ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ (1, 4-16)

ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ (3, 843-2)

ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ (3, 843-1)

## ਥਿਰ

ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥ (1, 359-1)

ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ (4, 366-5)

ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥ (5, 201-6)

ਜੇ ਦੀਸੈ ਸੇ ਵਿਣਸਣਾ ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸਰੇ ਸੇਵਕੁ ਥਿਰੁ ਹੋਸੀ ॥ (5, 1100-17)

## ਦੱਖ

ਦਮਿ ਦਮਿ ਸਦਾ ਸਮ੍ਰਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ  
ਪਾਇ ॥ (3, 556-4)

ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ  
ਪਰਾਣਾ ॥ (1, 660-11)

## ਦਇਆ

ਮਨਿ ਸੰਤੋਖੁ ਸਰਬ ਜੀਅ ਦਇਆ ॥ (5, 299-4)

## ਦਇਆ ਰਹਿਤ

ਨਿਰਦਇਆ ਨਹੀ ਜੋਤਿ ਉਜਾਲਾ ॥ (1, 903-12)

ਗਰੁੜ ਮੁਖਿ ਨਹੀ ਸਰਪ ਤ੍ਰਾਸ ॥ (5, 987-3)

ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ (1, 940-17)

ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੈ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ  
ਡੁਬਦੇ ਪਥਰ ਤਾਰੇ ॥ (1, 156-14)

ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ (5, 136-2)

ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ (1, 1245-9)

ਨਿਰਦਇਆ ਨਹੀ ਜੋਤਿ ਉਜਾਲਾ ॥ (1, 903-12)

ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ (5, 51-10)

ਕਬੀਰ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ  
ਆਪਿ ॥ (ਕਬੀਰ, 1372-15)

ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਗੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ  
ਸੁਪਨ ਤਰਿ ਨਾਗੀ ॥ (ਕਬੀਰ, 971-4)

ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ (1, 468-11)

## ਦਸਮ ਦੁਆਰ

ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥ (3, 490-19)

ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤੁ ਨਾਮੁ ਚੁਆਇਆ ਥਾ ॥ (5, 1002-6)

ਤ੍ਰਿਕੁਟੀ ਛੂਟੈ ਦਸਵਾ ਦਰੁ ਖੁਲੈ ਤਾ ਮਨੁ ਖੀਵਾ ਭਾਈ ॥ (ਕਬੀਰ, 1123-18)

ਨਉ ਦਰਵਾਜ ਨਵੈ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ (4, 1323-13)

ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥ (1, 1039-17)



ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥ (1, 1031-10)

ਨਉ ਦਰ ਮੁਕਤੇ ਦਸਵੈ ਆਸਨੁ ॥ (1, 1040-15)

ਨਉ ਦਰ ਧਾਕੇ ਧਾਵਤੁ ਰਹਾਏ ॥ ਦਸਵੈ ਨਿਜ ਘਰਿ ਵਾਸਾ ਪਾਏ ॥ (3, 124-12)

### ਦਰ

ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥  
(ਫਰੀਦ, 1380-2)

ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ  
॥ (ਕਬੀਰ, 1367-19)

### ਦਰਸ਼ਨ

ਨੇਤ੍ਰੁ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ (5, 1212-5)

### ਦਰਸ਼ਨ ਵਾਗਿਹੁਰੂ

ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ (5, 894-8)

ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥ (5, 452-13)

ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥ (5, 577-13)

ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਣ ਕੀ ਆਸ  
॥ (ਫਰੀਦ, 1382-13)

ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ  
ਦੇਖਉ ਤਤ ਤੂ ॥ (ਕਬੀਰ, 1375-10)

ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥ (5, 805-8)

ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥ (ਭੀਖਨ, 659-19)

ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ (1, 596-10)

ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ (5, 455-10)

ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ (5, 1140-17)

ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲ ਦੜੀ ਮੇਰਾ ਅੰਦਰੁ ਠੰਡਾ  
ਗੁਰ ਦਰਸਨੁ ਦੇਖਿ ਨਿਹਾਲੀ ॥ (5, 964-15)

ਠਾਕੁਰ ਤੁਮੁ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥  
(5, 1218-17)

ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ  
॥ (ਕਬੀਰ, 1370-18)

ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥ (1, 721-11)

ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ  
ਜਨਮ ਦੀ ਕਟੀਐ ॥ (ਬਲਵੰਡ ਸਤਾ, 967-1)

ਦਰਸਨੁ ਦੇਖਤ ਦੇਖ ਨਸੇ ॥ (5, 826-2)

ਦਰਸਨੁ ਦੇਖਿ ਭਈ ਮਤਿ ਪੂਰੀ ॥ ਅਠਸਠਿ ਮਜਨੁ ਚਰਨਹ ਪੂਰੀ ॥ (1, 224-6)

ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ  
ਦੁਖੁ ਜਾਇ ॥ (ਕਲ ਸਵਈਏ ਮਹਲੇ ਦੂਜੇ ਕੇ, 1392-13)

ਦਰਸਨੁ ਦੇਖਤ ਦੇਖ ਨਸੇ ॥ (5, 826-2)

ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ ਆਪਿ ਤਰੈ ਸਭੁ ਕੁਟੰਬੁ ਤਰਾਈਐ ॥ (5, 1348-11)

ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਣ ਕੀ ਆਸ  
॥ (ਫਰੀਦ, 1382-13)

ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ (5, 1147-14)

ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥ (ਰਵਿਦਾਸ, 1167-9)

ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ (5, 293-10)

ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥ (4, 758-7)

ਨੈਣ ਮਹਿੰਜੈ ਤਰਸਦੇ ਕਦਿ ਪਸੀ ਦੀਦਾਰੁ ॥ (5, 1094-8)

### ਦਰਬਾਰ

ਦਰਬਾਰਨ ਮਹਿ ਤੇਰੇ ਦਰਬਾਰਾ ਸਰਨ ਪਾਲਨ ਟੀਕਾ ॥ (5, 507-16)

ਸਭ ਤੇ ਉਚ ਜਾ ਕਾ ਦਰਬਾਰੁ ॥ ਸਦਾ ਸਦਾ ਤਾ ਕਉ ਜੋਹਾਰੁ ॥ (5, 1144-16)

ਸਭ ਤੇ ਉਚ ਜਾ ਕਾ ਦਰਬਾਰੁ ॥ (5, 182-17)

ਸਿਫਤੀ ਗੰਢੁ ਪਵੈ ਦਰਬਾਰਿ ॥ (1, 143-13)

ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹੁ ਕਿਵਾਰ ॥ (ਕਬੀਰ,  
856-15)

### ਦਰਵੇਸ਼

ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥ (ਫਰੀਦ,  
488-10)

ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥  
(ਫਰੀਦ, 1381-4)

ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥ (1, 358-18)

ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥ (5, 1083-15)  
ਦਰਿ ਦਰਵੇਸੁ ਖਸੰਮ ਦੇ ਨਾਇ ਸਚੈ ਬਾਣੀ ਲਾਲੀ ॥ (ਬਲਵੰਡ ਸੱਤਾ, 967-8)  
ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥ (ਫਰੀਦ, 1381-3)  
ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥ (5, 1084-2)  
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥  
(3, 550-15)

### ਦਰਿਸ਼ਟ ਦਰਿਸ਼ਟ ਆਵੈ

ਦ੍ਰਿਸ਼ਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥ (5, 1214-8)  
ਦ੍ਰਿਸ਼ਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥ (5, 822-1)  
ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ ਦ੍ਰਿਸ਼ਟਿ ਆਵੈ ਸਭੁ ਏਕੰਕਾਰੁ ॥ (5, 189-2)

### ਦਰਿਸ਼ਟ ਦਰਿਸ਼ਟਿ ਧਾਰ

ਜੈਸੀ ਦ੍ਰਿਸ਼ਟਿ ਕਰੇ ਤੈਸਾ ਹੋਇ ॥ (5, 279-4)  
ਦ੍ਰਿਸ਼ਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ (5, 519-10)  
ਦ੍ਰਿਸ਼ਟਿ ਧਾਰਿ ਲੀਨੋ ਲੜਿ ਲਾਇ ॥ (5, 742-18)  
ਦ੍ਰਿਸ਼ਟਿ ਧਾਰਿ ਅਪਨਾ ਦਾਸੁ ਸਵਾਰਿਆ ॥ (5, 108-2)

### ਦਰਿਸ਼ਟ ਦਰਿਸ਼ਟਿ ਰੋਗ

ਦ੍ਰਿਸ਼ਟਿ ਰੋਗਿ ਪਚਿ ਮੁਏ ਪਤੰਗਾ ॥ (5, 1140-17)

### ਦਰਿਸ਼ਟ ਦਰਿਸ਼ਟਿਮਾਨ

ਦ੍ਰਿਸ਼ਟਿਮਾਨ ਸਭ ਬਿਨਸੀਐ ਕਿਆ ਲਗਹਿ ਗਵਾਰ ॥ (5, 808-7)  
ਦ੍ਰਿਸ਼ਟਿਮਾਨ ਹੈ ਸਗਲ ਮਿਥੇਨਾ ॥ (5, 1083-9)  
ਦ੍ਰਿਸ਼ਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥ (5, 1204-9)

### ਦਰਿਸ਼ਟ ਦਿੱਬ ਦਰਿਸ਼ਟਿ

ਦਿਬ ਦ੍ਰਿਸ਼ਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥ (3, 1016-8)  
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ (, - )  
ਕਰੈ ਨਾਨਕੁ ਏਹਿ ਨੇਤ੍ਰੁ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸ਼ਟਿ ਹੋਈ ॥ (3, 922-6)

### ਦਰਿਸ਼ਟ ਦਿਸਟ

ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥ (3, 425-13)

ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥ (1, 1329-7)

ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥ (1, 1329-17)

ਦਿਸਟਿ ਵਿਕਾਰੀ ਨਾਹੀ ਭਉ ਭਾਉ ॥ (1, 153-6)

### ਦਰਿਸ਼ਟਿ ਦੀਰਘ

ਮੰਦਾ ਮੂਲਿ ਨ ਕੀਚਈ ਦੇ ਲ ਮੀ ਨਦਰਿ ਨਿਹਾਲੀਐ ॥ (2, 474-7)

ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥ (1, 1107-12)

ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ (1, 417-8)

ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ (3, 918-10)

### ਦਰਿਸ਼ਟਿ ਵੀਸਰਾ ਨੇਤਰ

ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥ (3, 87-19)

ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਜਾਇ ॥ (1, 222-12)

ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥ (5, 577-13)

### ਦਰੂਦ

ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥ ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥ (5, 1096-6)

### ਦਵੈਤ

ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥ (3, 1066-4)

ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥ ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥ (3, 84-13)

ਦੂਜੈ ਭਾਇ ਅਗਿਆਨੁ ਦੁਹੇਲਾ ॥ (1, 226-9)

ਦੂਜੈ ਭਾਇ ਸੁਖੁ ਪਾਏ ਨ ਕੋਈ ॥ (3, 123-7)

ਦੂਜੈ ਭਾਇ ਕੇ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ (3, 27-5)

ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥ (3, 425-6)

ਦੂਜੇ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥ (4, 366-15)  
 ਦੂਜੇ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥ (3, 1066-10)  
 ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥ (ਰਵਿਦਾਸ, 659-4)  
 ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ (1, 1411-7)  
 ਹਰਿ ਤਿਨ ਕਾ ਦਰਸਨੁ ਨ ਕਰਹੁ ਜੋ ਦੂਜੇ ਭਾਇ ਚਿਤੁ ਲਾਹੀ ॥ (4, 309-2)  
 ਦੂਜੇ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ (3, 1133-4)  
 ਦੂਜੇ ਭਾਇ ਦੁਸਟਾ ਕਾ ਵਾਸਾ ॥ (3, 1068-13)  
 ਮਨੁ ਮੈਲਾ ਹੈ ਦੂਜੇ ਭਾਇ ॥ (3, 121-11)  
 ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ (3, 757-5)  
 ਪ੍ਰਿਗੁ ਖਾਣਾ ਪ੍ਰਿਗੁ ਪੈਨ੍ਹਣਾ ਜਿਨ੍ਹਾ ਦੂਜੇ ਭਾਇ ਪਿਆਰੁ ॥ (3, 1347-1)  
 ਦੂਜਾ ਭਾਉ ਰਚਾਇਓਨੁ ਤ੍ਰੈਗੁਣ ਵਰਤਾਰਾ ॥ (3, 948-12)  
 ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ (5, 1094-17)  
 ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥ (ਕਬੀਰ, 324-12)  
 ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ (5, 80-10)

### ਦਾਸ

ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥ (5, 376-7)  
 ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੇ ਨਾਉ ॥ ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥ (ਕਬੀਰ, 1368-8)  
 ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥ (5, 1005-17)  
 ਤੇਰਾ ਜਨੁ ਏਕੁ ਆਧੁ ਕੋਈ ॥ (ਕਬੀਰ, 1123-5)  
 ਬੁਰੇ ਭਲੇ ਹਮ ਥਾਰੇ ॥ (5, 631-7)  
 ਹਮ ਦਾਸੇ ਤੁਮ ਠਾਕੁਰ ਮੇਰੇ ॥ (5, 187-19)  
 ਹਰਿ ਦਾਸ ਦਾਸਾ ਦੀਨੁ ਸਰਨ ॥ ਨਾਨਕ ਮਾਥਾ ਸੰਤ ਚਰਨ ॥ (5, 986-18)

### ਦਾਤ ਦਾਨ

ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥ (5, 201-4)  
 ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥  
 (ਪਰਮਾਨ ਦ, 1253-3)  
 ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ (5, 135-19)

ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥ (5, 49-2)  
 ਇਸਾਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ (3, 34-12)  
 ਅਕਲੀ ਪੜਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ (1, 1245-4)  
 ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥ (1, 1245-17)  
 ਗੰਗਾ ਜਉ ਗੋਦਾਵਰਿ ਜਾਈਐ ਕੁੰਡਿ ਜਉ ਕੇਦਾਰ ਨ੍ਰਾਈਐ ਗੋਮਤੀ ਸਹਸ ਗਊ ਦਾਨੁ ਦੀਜੈ ! ॥ ਕੋਟਿ  
 ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਉ ਨ ਪੂਜੈ ॥ (ਨਾਮਦੇਉ, 973-12)  
 ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ  
 ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਉ ਨ ਪੂਜੈ ॥ (ਨਾਮਦੇਉ, 973-13)  
 ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ (1, 468-11)  
 ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਉ ਨ ਪੂਜੈ ॥ (ਨਾਮਦੇਉ, 973-10)

### ਦਾਤ ਮੰਗਣੀ

ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ (5, 99-2)  
 ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ (1, 1286-16)  
 ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ (3, 86-5)  
 ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ (3, 1283-16)  
 ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥  
 (1, 590-3)  
 ਗੁਰ ਕੀ ਦਾਤਿ ਨ ਮੇਟੈ ਕੋਈ ॥ (1, 1030-16)  
 ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥ (2,  
 474-19)  
 ਦਾਤ ਪਿਆਰੀ ਵਿਸਰਿਆ ਦਾਤਾਰਾ ॥ (5, 676-10)  
 ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ (1, 474-18)

### ਦਾਤਾ

ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ (1, 18-7)  
 ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ (3, 604-3)  
 ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥ (2, 1238-19)  
 ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ (3, 947-6)  
 ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ (2, 1238-19)  
 ਦੂਖ ਸੂਖ ਪ੍ਰਭ ਦੇਵਨਹਾਰੁ ॥ (5, 283-1)

ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥ (4, 76-16)

### ਦਾੜੀ

ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥ (ਫਰੀਦ, 1378-7)

ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ (3, 1419-11)

ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਖੁਕ ਪਵੈ ਨਿਤ ਦਾੜੀ ॥ (1, 471-9)

ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍ਹ ॥ (3, 1419-9)

ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥ (5, 199-11)

### ਦਿਖਾਵਾ

ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ (4, 315-19)

ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥ (ਫਰੀਦ, 1380-10)

ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥ (5, 201-4)

ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥ (5, 201-4)

ਕਰਤੂਤਿ ਪਸੂ ਕੀ ਸਾਨਮ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ (5, 267-11)

ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ (ਕਬੀਰ, 332-11)

ਕਰੈ ਦੁਹਕਰਮ ਦਿਖਾਵੈ ਹੋਰੁ ॥ (5, 194-2)

ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ (5, 269-7)

ਚਕ ਬਣਾਇ ਕਰੈ ਪਾਖੰਡ ॥ ਝੂਰਿ ਝੂਰਿ ਪਚੈ ਜੈਸੇ ਤ੍ਰਿਅ ਰੰਡ ॥ (5, 1151-12)

ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ (3, 1417-17)

ਬਾਹਰਿ ਗਿਆਨ ਧਿਆਨ ਇਸਨਾਨ ॥ ਅੰਤਰਿ ਬਿਆਪੈ ਲੋਭੁ ਸੁਆਨੁ ॥ (5, 267-12)

ਹਿਰਦੈ ਕਪਟੁ ਮੁਖ ਗਿਆਨੀ ॥ (ਕਬੀਰ, 656-3)

ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ (5, 194-3)

ਕੂੜੁ ਠਗੀ ਗੁਝੀ ਨ ਰਹੈ ਮੁਲ ਮਾ ਪਾਜੁ ਲਹਿ ਜਾਇ ॥ (4, 303-6)

ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥ (ਕਬੀਰ, 1372-5)

ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ (1, 85-1)

ਉਜਲੁ ਕੇਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ (1, 729-2)

ਘੁਟਿ ਘੁਟਿ ਜੀਆ ਖਾਵਣੇ ਬਗੇ ਨ ਕਹੀਅਨ੍ਹ ॥ (1, 729-5)

ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ (1, 139-14)

ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥  
(ਫਰੀਦ, 1384-11)

### ਦਿਲ

ਸਚੁ ਕਮਾਵੈ ਸੋਈ ਕਾਜੀ ॥ ਜੇ ਦਿਲੁ ਸੋਧੈ ਸੋਈ ਹਾਜੀ ॥ (5, 1084-2)

ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ ਦਿਲ ਮਹਿ ਸੋਚਿ ਬੀਚਾਰਿ ਕਵਾਏ ਭਿਸਤ  
ਦੋਜਕ ਕਿਨਿ ਪਾਈ ॥ (ਕਬੀਰ, 477-14)

ਦਿਲਹੁ ਮੁਹਬਤਿ ਜਿੰਨ੍ਹ ਸੋਈ ਸਚਿਆ ॥ ਜਿੰਨ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥ (ਫਰੀਦ,  
488-8)

ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ (5, 1084-8)

ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ (5, 1084-3)

ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ (5, 1084-10)

ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥ (ਕਬੀਰ, 1349-15)

ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ  
ਠਉਰ ਮੁਕਾਮਾ ॥ (ਕਬੀਰ, 1349-14)

### ਦੇਵਾਨਾ

ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥  
(1, 991-8)

ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥  
(1, 991-10)

ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ (1, 142-6)

ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥ (1, 991-7)

ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ (1, 1013-7)

ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ  
ਕਾਇ ॥ (1, 991-9)

### ਦੁੱਖ ਦੋਖ

ਦੋਖੀ ਅਪਣਾ ਕੀਤਾ ਪਾਇਆ ॥ (5, 1138-14)

ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ (5, 272-12)



## ਦੁਸ਼ਟ

ਦੁਸਟਾ ਸੇਵੀ ਪਿਰਹੜੀ ਜਨ ਸਿਉ ਵਾਦੁ ਕਰੰਨਿ ॥ (3, 854-6)

## ਦੁਸ਼ਟ ਚਉਕੜੀ

ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੁਝਹਿ ਵੀਚਾਰੇ ॥ (3, 601-13)

ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥ (3, 755-6)

ਦੁਸਟ ਮੁਏ ਬਿਖ ਖਾਈ ਰੀ ਮਾਈ ॥ (5, 1269-10)

## ਦੁਖ

ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥ (9, 1428-7)

## ਦੁਖ । ਅਪਦਾ=ਮੁਸੀਬਤ ॥

ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ (5, 1348-5)

## ਦੁਖ ਪੁਕਾਰ

ਸਾਂਈ ਬਾਝਰੁ ਆਪਣੇ ਵੇਦਣ ਕਹੀਐ ਕਿਸੁ ॥ (ਫਰੀਦ, 1378-8)

## ਦੁਖ ਬਾਅਦ ਸਹਾਇਤਾ

ਏਕ ਬੂੰਦ ਜਲ ਕਾਰਨੇ ਚਾੜ੍ਹਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥ (ਸਧਨਾ, 858-15)

ਬੂਡਿ ਮੁਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥ (ਸਧਨਾ, 858-16)

ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਉਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ (ਫਰੀਦ, 1382-3)

ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ (5, 264-5)

ਨਾਨਕ ਦੁਖੀਆ ਸਭੁ ਸੰਸਾਰੁ ॥ (1, 954-4)

ਜਗੁ ਦੁਖੀਆ ਸੁਖੀਆ ਜਨੁ ਕੋਇ ॥ (1, 413-2)

ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ (3, 1130-19)

## ਦੁਬਾਰਾ

ਕਾਇਆ ਹਾਂਡੀ ਕਾਠ ਕੀ ਨਾ ਓਹ ਚਰੈ ਬਹੋਰਿ ॥ (ਕਬੀਰ, 1368-4)

ਕਬੀਰ ਮਾਨਸ ਜਨਮੁ ਦੁਲ ਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ  
ਲਾਗਹਿ ਡਾਰ ॥ (ਕਬੀਰ, 1366-1)

ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ (ਕਬੀਰ, 1159-12)

ਜੇ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ (5, 258-18)

ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ  
ਆਇ ॥ (ਕਬੀਰ, 1368-14)

ਨਹੀ ਹੋਤ ਕਛੁ ਦੇਉ ਬਾਰਾ ॥ (5, 253-13)

ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥ (5, 1096-13)

ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥ (5, 1203-14)

ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥ ਝੂਠੀ ਦੁਨੀਆ ਲਗਿ ਨ ਆਪੁ ਵਵਾਈਐ ॥ (ਫਰੀਦ,  
488-14)

ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥ (1, 989-13)

### ਦੁਬਿਧਾ

ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ (1, 1289-10)

ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ (1, 153-16)

ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥ (5, 238-9)

ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥ (5, 237-19)

ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ (1, 634-16)

ਦੁਬਿਧਾ ਚੂਕੀ ਸਹਜਿ ਸੁਭਾਇ ॥ ਅੰਤਰਿ ਨਾਮੁ ਵਸਿਆ ਮਨਿ ਆਇ ॥ (3, 1247-3)

ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ  
ਮਰੀਐ ॥ (1, 1125-10)

ਦੁਬਿਧਾ ਬਉਰੀ ਮਨੁ ਬਉਰਾਇਆ ॥ ਝੂਠੈ ਲਾਲਚਿ ਜਨਮੁ ਗਵਾਇਆ ॥ (1, 1342-2)

ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥ (3, 491-5)

ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ (1,  
19-9)

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ (1, 634-9)

ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥ (1, 686-2)

ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ (5, 236-19)

ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥ (ਕਬੀਰ, 343-15)

### ਦੁਰਮੱਤ

ਦੁਰਮਤਿ ਝੂਠੀ ਬੁਰੀ ਬੁਰਿਆਰਿ ॥ (3, 1047-6)  
ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ (1, 879-13)  
ਦੁਰਮਤਿ ਖੋਟੀ ਖੋਟੁ ਕਮਾਵੈ ॥ (1, 1047-9)  
ਦੁਰਮਤਿ ਅਗਨਿ ਜਗਤ ਪਰਜਾਰੈ ॥ (1, 225-17)  
ਝੂਠੀ ਦੁਰਮਤਿ ਕੀ ਚਤੁਰਾਈ ॥ (1, 1345-10)

### ਦੁਖ ਆਪਣਾ

ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥ (4, 835-19)  
ਲਾਗੀ ਹੋਇ ਸੁ ਜਾਨੈ ਪੀਰ ॥ ਰਾਮ ਭਗਤਿ ਅਨਿਆਲੇ ਤੀਰ ॥ (ਕਬੀਰ, 327-17)  
ਜਿਸੁ ਬੀਤੀ ਜਾਣੈ ਪ੍ਰਭ ਸੋਇ ॥ (1, 413-7)  
ਕਉਣ ਜਾਣੈ ਪੀਰ ਪਰਾਈ ॥ (1, 795-10)  
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ (5, 497-1)

### ਦੁਖ ਸ਼ਰਨ

ਦੁਖੀਆ ਦਰਦਵੰਦੁ ਦਰਿ ਆਇਆ ॥ (ਰਵਿਦਾਸ, 793-17)

### ਦੁਖ ਕਾਰਨ

ਦੁਖੁ ਤਦੇ ਜਾ ਵਿਸਰਿ ਜਾਵੈ ॥ (5, 98-18)  
ਆਤੁਰੁ ਨਾਮ ਬਿਨੁ ਸੰਸਾਰ ॥ (5, 1223-17)  
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ (5, 135-5)

### ਦੁਖ ਦਰਦ

ਏਤੀ ਮਾਰ ਪਈ ਕਰਲਾਣੇ ਤੈ ਕੀ ਦਰਦੁ ਨ ਆਇਆ ॥ (1, 360-13)  
ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥ (ਰਵਿਦਾਸ, 793-15)

### ਦੁਖ ਦਾਰੂ

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ (1, 469-9)

### ਦੁਖ ਨਵਿਰਤੀ

ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥ (5, 1340-3)

ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਾਧਨੁ ਹੋਆ ਜੋਗੁ ॥ (5, 1340-11)  
ਦੁਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ (3, 1413-12)  
ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੁਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥ (1, 1033-2)  
ਰੋਗੁ ਜਾਇ ਤਾਂ ਉਤਰਹਿ ਦੁਖ ॥ (5, 1149-4)  
ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥ (5, 386-11)  
ਗੁਰ ਮੰਤ੍ਰੁੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥ (5, 521-12)  
ਸਰਬ ਦੁਖ ਹਰਿ ਸਿਮਰਤ ਨਸੇ ॥ (5, 802-3)

### ਦੂਧਾ ਧਾਰੀ

ਜਗ ਮਹਿ ਬਕਤੇ ਦੂਧਾ ਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥ (ਕਬੀਰ, 873-7)

### ਦੇਵੀ ਦੇਵਤੇ

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ (3, 920-11)

### ਦੇਵੀ ਦੇਵਤੇ ਇੰਦਰ

ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੇ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ (3, 1285-3)

ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥ (ਕਬੀਰ, 1163-4)

ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ (3, 1281-7)

ਕੋਟਿ ਇੰਦ੍ਰ ਠਾਢੇ ਹੈ ਦੁਆਰ ॥ (5, 1156-13)

ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ (3, 1280-16)

### ਦੇਵੀ ਦੇਵਤੇ ਦੇਵ ਲੋਕ

ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥ (3, 909-13)

ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੇ ਥਾਉ ਨਾਹਿ ॥ (5, 214-9)

ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ (1, 360-2)

ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥ (5, 237-8)

ਸਿਵ ਨਗਰੀ ਮਹਿ ਆਸਣੁ ਅਉਧੁ ਅਲਖੁ ਅਗੰਮੁ ਅਪਾਰੀ ॥ (1, 907-18)

ਦੇਵ ਪੁਰੀ ਮਹਿ ਗਯਉ ਆਪਿ ਪਰਮੇਸ ਰ ਭਾਯਉ ॥ (ਸਵਈਏ ਮਹਲੇ ਚਪੁਥੇ ਕੇ 4, 1409-15)  
ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮੁ ਮਿਲਿ ਕੈ ਕਰਹੁ ਬਿਚਾਰੁ ॥ (5, 1159-13)

### ਦੇਵੀ ਦੇਵਤੇ ਧਰਮਰਾਜ

ਜਿਸ ਨੋ ਕਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ ਧਰਮ ਰਾਇ ਤਿਨ ਕਾ ਮਿਤੁ ਹੈ ਜਮ  
ਮਗਿ ਨ ਪਾਵੈ ॥ (1, 1091-5)

ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥ (4, 980-19)

ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ (5, 77-13)

ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ  
ਕਢੇ ਜਜਮਾਲਿਆ ॥ (2, 463-16)

ਜਿਨ ਕਉ ਕਿਪਾ ਕਰੀ ਜਗ ਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ  
ਫਾਰੇ ਜਨ ਨਾਨਕ ਲੇਖਾ ਸਮਝਾ ॥ (4, 698-1)

ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥ ਧਰਮ ਰਾਇ ਜਬ ਲੈਖਾ ਮਾਗੈ  
ਕਿਆ ਮੁਖੁ ਲੈ ਕੈ ਜਾਹਿਗਾ ॥ (ਕਬੀਰ, 1106-9)

ਲਿਖਿ ਨਾਵੈ ਧਰਮੁ ਬਹਾਲਿਆ ॥ (2, 463-18)

ਕੋਟਿ ਮਹਾਦੇਵ ਅਰੁ ਕਬਿਲਾਸ ॥ (ਕਬੀਰ, 1162-18)

ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ (ਕਬੀਰ, 1104-10)

ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ ਧਰਮ ਰਾਜਾ ਬਿਸਮਾਦੁ ਹੋਆ  
ਸਭ ਪਈ ਪੈਰੀ ਆਇ ॥ (5, 406-6)

ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮ ਰਾਇ ਤਿਸੁ ਕਰੇ ਖੁਆਰੀ ॥ (5, 278-12)

ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਪ੍ਰਮਰਾਇ ॥ (5, 1425-10)

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੇ ਆਪਣੀ ਕੇ ਨੇੜੈ ਕੇ ਦੂਰਿ ॥ (1,  
8-11)

ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ ਧਰਮ ਰਾਇ ਕੇ ਕਾਗਰ ਫਾਟੇ ॥ (5, 1348-13)

ਇਹ ਕਾਰਜਿ ਤੇਰੇ ਜਾਹਿ ਬਿਕਾਰ ॥ ਸਿਮਰਤ ਠਾਮ ਨਾਹੀ ਜਮ ਮਾਰ ॥ ਧਰਮ ਰਾਇ ਕੇ ਦੂਤ ਨ ਜੋਰੈ  
॥ ਮਾਇਆ ਮਗਨ ਨ ਕਛੁਐ ਮੋਹੈ ॥ (5, 185-5)

ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ (3, 555-9)

ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ  
ਸਵਾਰਣਹਾਰੁ ॥ (3, 38-19)

ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ (3, 38-18)

ਸੰਤਨ ਮੇ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ ਜਉ  
ਫਾਟਿਓ ਸਗਲੋ ਲੇਖਾ ॥ (5, 614-6)

### ਦੇਵੀ ਦੇਵਤੇ ਪੂਜਾ

ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ  
ਬੂਡਹਿ ਤੇਹਿ ॥ (1, 637-7)

ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ (5, 1138-19)

ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਕਿ ਹੋਇ ਅਉਤਰੈ ॥ (ਸਾਮਦੇਉ, 874-17)

ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਚਢੇ ਡਉਰੁ ਢਮਕਾਵੈ ॥ (ਸਾਮਦੇਉ, 874-16)

ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥ (ਸਾਮਦੇਉ, 874-15)

ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ (5, 1203-15)

### ਦੇਵੀ ਦੇਵਤੇ ਬ੍ਰਹਮਾ ਬਿਸ਼ਨ ਮਹੇਸ਼

ਬ੍ਰਹਮਾ ਬਿਸਨੁ ਮਹੇਸੁ ਦਆਰੈ ॥ ਉਭੇ ਸੇਵਹਿ ਅਲਖ ਅਪਾਰੈ ॥ (1, 1022-7)

ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ ॥ (1, 1035-13)

ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥ (5, 1156-10)

ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ  
ਉਪਾਏ ਮਾਇਆ ਮੋਹੁ ਵਧਾਇਦਾ ॥ (1, 1036-6)

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥ (3, 909-16)

ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ (2, 1279-18)

ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ (3, 948-13)

ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥ (1, 908-1)

### ਦੇਵੀ ਦੇਵਤੇ ਵਾਹਿਗੁਰੂ ਦਾ ਭੇਦ

ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੁਤਾ ॥ ਤਿਨ੍ਹ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ  
ਬਿਭੂਤਾ ॥ (5, 747-12)

ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ (3, 1053-17)

ਮਹਿਮਾ ਨਾ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ  
ਪਾਰਬ੍ਰਹਮ ਬੇਅੰਤੁ ॥ (5, 894-4)

ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ (4, 882-10)

ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥ (4, 719-4)

ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ (5, 747-10)

ਈਸ ਮਹੇਸੁਰੁ ਸੇਵ ਤਿਨ੍ਹੀ ਅੰਤੁ ਨ ਪਾਇਆ ॥ (1, 1279-19)

ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ  
ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ  
ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ (1, 6-6)

ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ (ਕਬੀਰ, 1162-18)

ਜਉ ਜਾਚਉ ਤਉ ਕੇਵਲ ਰਾਮ ॥ ਆਨ ਦੇਵ ਸਿਉ ਨਾਹੀ ਕਾਮ ॥ (ਕਬੀਰ, 1162-19)

ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥ (ਨਾਮਦੇਉ, 874-17)

ਕੋਟਿ ਬਿਸਨ ਕੀਨੇ ਅਵਤਾਰ ॥ (5, 1156-9)

ਕੋਟਿ ਸਕਤਿ ਸਿਵ ਆਗਿਆਕਾਰ ॥ (5, 1156-15)

ਕੋਟਿ ਮਹੁਸ ਉਪਾਇ ਸਮਾਏ ॥ (5, 1156-10)

ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੁਝੈ ਬਪੁੜਾ ਨਰਕਿ  
ਸੁਰਗਿ ਅਵਤਾਰੀ ॥ (3, 423-5)

ਬ੍ਰਹਮਾ ਕੋਟਿ ਬੇਦ ਉਚਰੈ ॥ (ਕਬੀਰ, 1162-18)

ਨਾਰਦ ਸਾਰਦ ਸੇਵਕ ਤੇਰੇ ॥ (1, 1028-14)

ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ (5, 258-14)

### ਦੈਂਤ

ਅਸੁਰ ਸਘਾਰਣ ਰਾਮੁ ਹਮਾਰਾ ॥ (1, 1028-18)

### ਦੋਸ਼

ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੇ ਘੜਿਆਲੁ ॥ ਇਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ  
ਕਿਆ ਹਾਲੁ ॥ (ਫਰੀਦ, 1379-18)

ਦਦੈ ਦੋਸੁ ਨ ਦੇਉ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ  
ਅਵਰ ਜਨਾ ॥ (1, 433-14)

ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ (5, 809-7)

ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥ (ਫਰੀਦ, 794-10)

### ਦੋਹਾਗਣ

ਨਾਨਕ ਝੂਰਿ ਮਰਹਿ ਦੋਹਾਗਣੀ ਜਿਨ੍ਹ ਅਵਰੀ ਲਾਗਾ ਨੇਹੁ ॥ (2, 1280-2)

ਪ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ (1, 18-18)

ਦੂਖ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥ (1, 57-19)

ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ (3, 430-7)

ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਗਿਰਿਹਿ ਨਿਮਾਣੀਆ ॥ (1, 72-4)

ਦੂਜੈ ਭਾਇ ਫਿਰੈ ਦੇਵਾਨੀ ॥ (3, 1047-15)

ਦੁਖੀ ਦੁਹਾਗਨਿ ਦੁਇ ਪਖ ਹੀਨੀ (ਰਵਿਦਾਸ, 793-16)

### ਦੋਹੀ

ਦੋਹੀ ਦਿਚੈ ਦੁਰਜਨਾਂ ਮਿਤ੍ਰਾਂ ਕੂੰ ਜੈਕਾਰੁ ॥ (1, 1410-6)

### ਦੋਹੀ ਉੱਤਮਤਾ

ਵਡੈ ਭਾਗਿ ਇਹੁ ਸਰੀਰੁ ਪਾਇਆ ॥ (3, 1065-4)

ਏਹ ਕਾਇਆ ਪਵਿਤੁ ਹੈ ਸਰੀਰੁ ॥ (3, 1065-11)

ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ (3, 1346-4)

ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹੁ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥  
ਸੋ ਦੇਹੀ ਭਜੁ ਹਰਿ ਕੀ ਸੇਵ ॥ ਭਜਹੁ ਗੋਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥  
(ਕਬੀਰ, 1159-6)

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ  
॥ (9, 1427-14)

ਘਟਿ ਵਸਹਿ ਚਰਾਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲ  
॥ (5, 554-1)

### ਦੋਹੀ ਅਸਥਿਰ

ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥ (ਕਬੀਰ, 792-11)

ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਉ ਘਾਸੁ ਰਲਿ ਗਇਓ ਮਾਟੀ ॥ (ਰਵਿਦਾਸ,  
794-5)

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ (3, 584-16)

ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥ (ਰਵਿਦਾਸ, 659-6)

ਅਸਥਿਰੁ ਜੋ ਮਾਨਿਓ ਦੇਹ ਸੋ ਤਓ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ  
ਨਿਲਾਜ ਰੇ ॥ (9, 1353-2)

ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥ (ਕਬੀਰ, 870-9)

ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ (9, 1428-10)



### ਦੋਹੀ ਪਲਟਣੀ ਕਾਇਆ

ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ (ਬਲਵੰਡਿ ਸਤਾ, 967-7)

ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ (ਬਲਵੰਡਿ ਸਤਾ, 967-14)

ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ (ਬਲਵੰਡਿ ਸਤਾ, 966-18)

### ਦੋਹੀ ਬਣਤਰ

ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ (1, 1026-18)

ਪੰਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥  
(9, 1426-16)

ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥ (ਕਬੀਰ, 872-13)

ਪੰਚ ਤਤੁ ਮਿਲਿ ਕਾਇਆ ਕੀਨ੍ਹੀ ਤਤੁ ਕਹਾ ਤੇ ਕੀਨੁ ਰੇ ॥ (ਕਬੀਰ, 870-12)

ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਲੋਗ ਸੰਤਾਪ ॥ (1, 1343-14)

ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ (ਬਲਵੰਡਿ ਸਤਾ, 967-6)

ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ (ਬਲਵੰਡਿ ਸਤਾ, 966-17)

### ਦੇਖਾ ਦੇਖੀ

ਕਬੀਰ ਠਾਕੁਰੁ ਪੂਜਹਿ ਮੇਲਿ ਲੇ ਮਨਹਠਿ ਤੀਰਥ ਜਾਹਿ ॥ ਦੇਖਾ ਦੇਖੀ ਸ ਗੰਗੁ ਧਰਿ ਭੂਲੇ ਭਟਕਾ ਖਾਹਿ  
॥ (ਕਬੀਰ, 1371-13)

ਦੇਖਾ ਦੇਖੀ ਮਨਹਠਿ ਜਲਿ ਜਾਈਐ ॥ (5, 185-16)

ਦੇਖਾ ਦੇਖੀ ਸਭ ਕਰੇ ਮਨਮੁਖਿ ਬੁਝ ਨ ਪਾਇ ॥ (3, 28-3)

### ਧੰਦਾ

ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥ (3, 1067-8)

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ (3, 644-1)

ਧੰਧੈ ਧਾਵਤ ਜਗੁ ਬਾਧਿਆ ਨ ਬੁਝੈ ਵੀਚਾਰੁ ॥ (1, 1010-2)

ਆਰਜਾ ਗਈ ਵਿਹਾਇ ਧੰਧੈ ਧਾਇਆ ॥ (5, 707-15)

ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ  
॥ (5, 500-19)

ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰੁ ਸੁ ਧੰਧੁ ॥ (3,  
551-3)

ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ (3, 1413-7)

ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ (3, 948-2)

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥ ਧੰਧਾ ਕਰਤਾ ਰਹਿ ਗਇਆ ਭਾਈ  
ਰਹਿਆ ਨ ਬੰਧੁ ॥ (ਕਬੀਰ, 1370-3)

ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥ (3, 159-11)

ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ  
॥ (5, 43-15)

### ਧੰਨ ਧੰਨ

ਧਨੁ ਹਰਿ ਭਗਤਿ ਧਨੁ ਕਰਣੈਹਾਰ ॥ (5, 1149-6)

ਧੰਨੁ ਗੁਪਾਲ ਧੰਨੁ ਗੁਰਦੇਵ ॥ (ਕਬੀਰ, 873-3)

ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ (5, 1149-6)

ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ ਰਾਮਦਾਸ ਗੁਰੂ ਜਿਨਿ  
ਪਾਰਸੁ ਪਰਸਿ ਮਿਲਾਇਅਉ ॥ (ਸਵਈਏ ਮਹਲੇ ਪੰਜਵੇ ਕੇ, 1407-12)

ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥ 1 ॥ ਰਹਾਉ ॥ ਧਨਿ ਧਨਿ  
ਮੇਘਾ ਰੋਮਾਵਲੀ ॥ ਧਨਿ ਧਨਿ ਕਿਸਨ ਓਵੈ ਕਾਂਬਲੀ ॥ 1 ॥ ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ  
ਗ੍ਰਿਹ ਰਮਈਆ ਕਵਲਾਪਤੀ ॥ 2 ॥ ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ  
॥ 3 ॥ (ਨਾਮਦੇਵ, 988-10)

ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛੁਡਾਇ ॥ (4,  
310-7)

ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ (4, 310-7)

ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥ (4, 10-8)

ਸਭਿ ਧੰਨੁ ਕਹਹੁ ਗੁਰ ਸਤਿਗੁਰੂ ਗੁਰ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥ (4, 1316-2)

ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ (4, 573-19)

ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥ (5, 200-12)

ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤਪੁਰਖੁ  
ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ (, -)

ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ (, -)

ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ  
॥ (3, 594-2)

ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥ ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥  
(5, 1301-10)

ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਿਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ  
ਗੁਮਾਨੁ ॥ (3, 32-12)

ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੈ ਨ ਆਵੈ  
ਹਾਰਿ ॥ (3, 28-18)

ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ (5, 200-12)

### ਧਨ

ਆਥਿ ਹੋਇ ਤਾ ਮੁਗਧੁ ਸਿਆਨਾ ॥ (5, 931-12)

### ਧਨ ਜੋਬਨ

ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ  
ਜਿਉ ਗਲਿ ਜਾਹਿਗਾ ॥ (ਜੈਦੇਉ, 1106-7)

ਧਨੁ ਜੋਬਨੁ ਦੁਇ ਵੈਰੀ ਹੋਏ ਜਿਨ੍ਹੀ ਰਖੇ ਰੰਗੁ ਲਾਇ ॥ (1, 417-7)

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ (1, 23-5)

ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ (1, 689-8)

ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ (1, 61-10)

### ਧਨ ਨਾਮ

ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ (5, 495-15)

ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨ  
ਓਚਕਾ ਲੈ ਜਾਇ ॥ (3, 511-3)

ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ  
ਸਾਰੁ ॥ (5, 288-2)

ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ (3, 853-5)

ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਟਿ ॥ (3, 511-4)

ਧਨੁ ਵਾਪਾਰੀ ਨਾਨਕਾ ਜਿਨ੍ਹਾ ਨਾਮ ਧਨੁ ਖਟਿਆ ਆਇ ॥ (3, 511-5)

ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਇ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ  
ਮਨੁ ਹਰਿ ਰੰਗਿ ਰੰਗੇ ॥ (5, 496-1)

ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥ ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥ (5, 375-6)

ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ (5, 319-11)

ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ  
ਜਾਇ ॥ ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ ਨਾਨਕ ਜਿਨ ਕਉ ਨਦਰਿ ਕਰੇ ਤਾਂ  
ਇਹੁ ਧਨੁ ਪਲੈ ਪਾਇ ॥ (3, 1282-15)

ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੇਡਿ ਕਰਿ ਕਤਹੁ ਨ ਜਾਈ  
॥ (5, 375-13)

ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ (5, 286-4)

ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥ (1,  
62-18)

ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ (3, 665-16)

### ਧਨ ਨਿਰਧਨ ਸਰਧਨ

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ  
ਸਭ ਭਾਗੇ ॥ (9, 633-9)

ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੁ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ ਐਸੇ ਕਾਲੁ  
ਬਡਾਨੀਰੇ ॥ (ਕਬੀਰ, 855-7)

ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ (5, 964-1)

ਨਿਰਧਨ ਆਦਰੁ ਕੋਈ ਨ ਦੇਇ ॥ ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥ 1 ॥ ਰਹਾਉ ॥ ਜਉ  
ਨਿਰਧਨੁ ਸਰਧਨ ਕੈ ਜਾਇ ॥ ਆਗੈ ਬੈਠਾ ਪੀਠਿ ਫਿਰਾਇ ॥ 1 ॥ (, -)

ਜਉ ਸਰਧਨੁ ਨਿਰਧਨ ਕੈ ਜਾਇ ॥ ਦੀਆ ਆਦਰੁ ਲੀਆ ਬੁਲਾਇ ॥ 2 ॥ ਨਿਰਧਨ ਸਰਧਨੁ ਦੇਨਉ  
ਭਾਈ ॥ ਪ੍ਰਭ ਕੀ ਕਲਾ ਨ ਮੇਟੀ ਜਾਈ ॥ 3 ॥ (, -)

ਕਹਿ ਕਬੀਰ ਨਿਰਧਨੁ ਹੈ ਸੋਈ ॥ ਜਾ ਕੇ ਹਿਰਦੈ ਨਾਮੁ ਨ ਹੋਈ ॥ (ਕਬੀਰ, 1159-3)

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥ (3, 1415-19)

### ਧਨ ਪਿਰ

ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ (3, 769-19)

ਧਨ ਪਿਰ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ  
ਸੋਇ ॥ (3, 788-12)

ਧਨ ਸੂਤੀ ਪਿਰੁ ਸਦ ਜਾਗੰਤਾ ॥ (5, 737-16)

ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ (1, 436-1)

ਧਨ ਪਿਰ ਏਕੈ ਸੰਗਿ ਬਸੇਰਾ ॥ (ਕਬੀਰ, 483-11)

ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥ (5, 737-13)

ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥ (5, 737-10)

ਸੁਖੁ ਨਾਹੀ ਬਹੁਤੈ ਧਨਿ ਖਾਟੇ ॥ (5, 1147-13)

ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ  
ਹੋਇ ॥ ਨ ਸਾਥਿ ਜਾਇ ਨ ਪਰਾਪਤਿ ਹੋਇ ॥ (3, 665-15)

ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥  
(5, 809-14)

ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ (5, 250-18)

ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੇਇ ॥ (1, 931-11)

ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ (3, 1282-16)

ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ  
॥ (1, 934-16)

ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ (1, 934-15)

ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥  
(1, 937-2)

ਕਰਿ ਅਨਰਥ ਦਰਬੁ ਸੰਚਿਆ ਸੇ ਕਾਰਜਿ ਕੇਤੁ ॥ (5, 706-16)

### ਧਨੀ

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥ (3, 1415-19)

ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ (5, 294-19)

ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ (5, 1184-1)

ਰਾਮ ਨਾਮ ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ ਸੰਸਾਰ ॥ (5, 281-9)

ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ ਹਰਿ ਅਰਥਿ ਜੋ ਖਰਚਦੇ ਦੇ ਦੋ ਸੁਖ ਪਾਇਆ ॥  
(1, 1246-3)

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ (3, 663-14)

### ਧਰ/ਧਰਵਾਸ

ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥  
(5, 257-12)

ਏਕੁ ਹਮਾਰਾ ਅੰਤਰਜਾਮੀ ॥ ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖ ਸੁਆਮੀ ॥ (5,  
1347-8)

## ਧਰਮ

ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥ ਜੈਕਾਰੁ ਕੀਓ ਧਰਮੀਆ ਕਾ  
ਪਾਪੀ ਕਉ ਡੰਡੁ ਦੀਓਇ ॥ (3, 89-16)

## ਧਰਮ ਅਰਥ ਕਾਮ ਮੋਖਸ਼

ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ  
ਫਿਰਥਈ ॥ (4, 1320-8)

ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥ (5, 806-1)

ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥ (5, 927-2)

ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥ (5,  
816-15)

ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ  
ਚਿੰਦੀ ਇਛੁ ਪੁਜਾਏ ॥ (5, 785-3)

## ਧਰਮ ਸਿੱਖ

ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੇ ਕੀਓ ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ  
ਚੀਤੁ ॥ (ਕਬੀਰ, 1369-11)

ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ (ਬਲਵੰਡਿ ਸੱਤਾ, 967-9)

ਮਨੁ ਥੀਆ ਠੰਢਾ ਚੂਕੀ ਡੰਡਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ  
ਕੈ ਕੁਰਬਾਨਾ ॥ (5, 577-3)

ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੇ ਥਾਇ ਭਾਲੇ ॥ (4, 305-  
1)

ਸੇ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ  
ਚੋਟਾ ਖਾਵੈ ॥ (3, 601-19)

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਉਜਲ ਸਦਾ ਸੁਖੀ ਨਾਨਕ ਸਿਮਰਤ ਏਕ ॥  
(5, 320-5)

## ਧਰਮ ਹਿੰਦੂ

ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ (ਕਬੀਰ, 1160-4)

## ਧਰਮ ਹਿੰਦੂ

ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥  
ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥ (1, 556-9)

## ਧਰਮ ਹਿੰਦੂ ਮੁਸਲਮਾਨਾ

ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੁ  
ਨ ਪਾਈ ॥ (ਕਬੀਰ, 654-5)

ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ  
ਸੁਆਮੀ ਰਹਿਆ ਸਮਾਇ ॥ (ਕਬੀਰ, 1160-4)

ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥ (ਕਬੀਰ, 1349-19)

ਹਿੰਦੂ ਅੰਨ੍ਹਾ ਤੁਰਕੁ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ  
॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥ (ਨਾਮਦੇਉ, 875-4)

ਕੰਠੇ ਮਾਲਾ ਜਿਹਵਾ ਰਾਮੁ ॥ ਨ ਗਵਓ ॥ ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥ 3 ॥ ਕਹਤ ਕਬੀਰ  
ਰਾਮ ਗੁਨ ਗਾਵਉ ॥ ਹਿੰਦੂ ਤੁਰਕ ਦੋਉ ਸਮਝਾਵਉ ॥ (ਕਬੀਰ, 479-1)

ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ  
ਦੋਜਕ ਕਿਨਿ ਪਾਈ ॥ (ਕਬੀਰ, 477-14)

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ  
ਭਲੇ ਕੇ ਮੰਦੇ ॥ (ਕਬੀਰ, 1349-18)

ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ  
ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ  
ਅਗਰ ਵਾਸੁ ਬਹਕਾਰੁ ॥ (1, 465-17)

ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹ ਕਰੇ ਮੁਲਾਂ ਕਹ ਕਰੈ ਸੇਖ ॥ (ਕਬੀਰ, 1158-9)

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ  
ਤਨ ਕੀ ਇਹੈ ਬਡਾਈ ॥ (ਕਬੀਰ, 654-10)

ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੇ ॥ ਮੁਸਲਮਾਨੀਆ ਪੜਹਿ ਕਤੇਬਾ  
ਕਸਟ ਮਹਿ ਕਰਹਿ ਖੁਦਾਇ ਵੇ ਲਾਲੇ ॥ (1, 722-18)

ਏਥੈ ਜਾਣੈ ਸੁ ਜਾਇ ਸਿਵਾਣੈ ॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ (1, 952-3)

ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ (ਕਬੀਰ, 1350-4)

ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ  
ਤਤੁ ਨ ਹੇਰਾ ॥ 1 ॥ ਅਲਹ ਰਾਮ ਜੀਵਉ ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥ 1 ॥  
ਰਹਾਉ ॥ ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ  
ਖੋਜਹੁ ਏਹੀ ਠਉਰ ਮੁਕਾਮਾ ॥ 2 (ਕਬੀਰ, 1349-11)

ਹਿੰਦੂ ਕੈ ਘਰਿ ਹਿੰਦੂ ਆਵੈ ॥ ਸੂਤੁ ਜਨੇਉ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਹਿਆਈ ॥ ਨਾਤਾ  
ਧੋਤਾ ਥਾਇ ਨ ਪਾਈ ॥ (1, 951-18)

ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ  
ਬਹਕਾਰੁ ॥ (1, 465-19)

ਚਉਕਾ ਦੇ ਕੈ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ (1, 951-15)

### ਧਰਮ ਦੀਨ

ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥ ਪਾਇ ਕੁਹਾੜਾ ਮਾਰਿਆ ਗਾਫਲਿ  
ਅਪੁਨੈ ਹਾਥਿ ॥ (ਕਬੀਰ, 1365-3)

ਤਨ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ  
ਦੀਨ ॥ (9, 1426-12)

ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚਕਾਇਆ ॥  
ਦੁਨੀਆ ਕਾਰਣਿ ਦੀਨੁ ਗਵਾਇਆ ॥ (1, 1410-10)

### ਧਰਮ ਮੁਸਲਮਾਨ

ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ  
ਸਭੇ ਜਾਉ ॥ ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥ (1, 142-5)

ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥  
ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੂ  
ਸਦਾਇ ॥ (1, 141-3)

ਮੁਸਲਮਾਣੂ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੂ ਕਹਾਵੈ ॥ ਅਵਲਿ ਅਉਲਿ ਦੀਨੁ ਕਰਿ ਮਿਠਾ  
ਮਸਕਲ ਮਾਨਾ ਮਾਲੁ ਮੁਸਾਵੈ ॥ ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚਕਾਵੈ ॥ ਰਬ  
ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ ਸਰਬ ਜੀਆ ਮਿਹਰੰਮਤਿ  
ਹੋਇ ਤ ਮੁਸਲਮਾਣੂ ਕਹਾਵੈ ॥ (1, 141-10)

ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ  
॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ  
॥ ਨਾਨਕ ਗਲੀ ਕੂੜੀਈ ਕੂੜੇ ਪਲੈ ਪਾਇ ॥ (1, 141-1)

ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ  
ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ  
ਕਰਤਾਰੁ ॥ (1, 466-5)

ਕਾਜੀ ਤੈ ਕਵਨ ਕਤੇਬ ਬਖਾਨੀ ॥ ਪੜ ਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥ 1 ॥  
ਰਹਾਉ ॥ ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥ ਜਉ ਰੇ ਖੁਦਾਇ ਮੋਹਿ ਤੁਰਕੁ  
ਕਰੈਗਾ ਆਪਨ ਹੀ ਕਟਿ ਜਾਈ ॥ 2 ॥ ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ  
॥ ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥ (ਕਬੀਰ, 477-15)

ਮਿਹਰ ਮਸੀਤ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੂ ॥  
ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥ (1,  
140-18)

ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ (1, 24-7)



ਕਬੀਰ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥ (ਕਬੀਰ, 1372-15)

ਧੌਲੁ ਧਰਮੁ ਦਇਆ ਕਾ ਪੂਤੁ ॥ (1, 3-13)

ਨਹ ਬਿਲ ਬ ਧਰਮੰ ਬਿਲ ਬ ਪਾਪੰ ॥ (5, 1354-17)

ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥ (5, 747-14)

ਕਲਿ ਕਾਤੀ ਕਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ (1, 145-10)

ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ (5, 266-13)

ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ (5, 622-2)

ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ (3, 84-11)

ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਰੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥ (ਕਬੀਰ, 479-12)

### ਧਰਮਸਾਲ

ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ (1, 7-11)

ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ (5, 248-1)

ਮੈ ਬਧੀ ਸਚੁ ਧਰਮਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥ (5, 73-19)

### ਧਰੋਹ

ਝੂਠੇ ਮਾਇਆ ਕੇ ਮਦ ਮਾਨੁ ॥ ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥ (5, 1215-17)

ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ (5, 321-1)

### ਧੜਾ

ਝੂਠੁ ਧੜੇ ਕਰਿ ਪਛੋਤਾ ॥ (4, 336-5)

### ਧਾਗਾ

ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ (1, 871-10)

ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ  
ਹੋਈ ॥ (ਕਬੀਰ, 483-1)

ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ (ਕਬੀਰ, 334-12)

ਜਿਉ ਤਾਗਾ ਜਗੁ ਏਵੈ ਜਾਣਹੁ ॥ (1, 840-3)

ਬਿਲਮੁ ਨ ਤੂਟਿਸ ਕਾਚੈ ਤਾਗੈ ॥ (1, 840-3)

### ਧੀਰਜ

ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ ਨਾਮੁ ਸ੍ਵਨ ਜਿਹ ਸੁਨਿਆ ॥ (5, 257-15)

ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ (4, 494-9)

ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ (5, 272-13)

ਧੀਰਉ ਦੇਖਿ ਤੁਮਾਰੇ ਰੰਗਾ ॥ (5, 824-11)

ਧੀਰਉ ਸੁਨਿ ਧੀਰਉ ਪ੍ਰਭ ਕਉ ॥ (5, 700-13)

ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ (1, 1232-16)

ਕਾਰਨ ਕਰਨ ਤੂੰ ਹਾਂ ॥ ਅਵਰੁ ਨਾ ਸੂਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ ਸੋਈਐ ਹਾਂ  
॥ ਧੀਰਜ ਮਨਿ ਭਏ ਹਾਂ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥ (5, 410-13)

ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਧੀਰ ॥ (5,  
978-17)

ਕਿਨ ਬਿਧਿ ਹੀਅਰੇ ਧੀਰੈ ਨਿਮਾਨੇ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੇ ॥ (5, 737-15)

### ਪੁਪ ਛਾਂ

ਪੁਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤ ਘਰਿ ਆਣੈ ॥ (1, 932-18)

ਪੁਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ (1, 953-5)

ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਉਪਰਿ ਛਾਮ ॥ (5, 268-13)

### ਪੂਪ ਪੂਫ

ਪੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ (5, 1229-18)

ਪੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ (5, 866-8)

ਪੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥ (ਤ੍ਰਿਲੋਚਨ, 695-10)

ਪੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲ ਤ ਜੋਤੀ ॥ 1 ॥ (1, 13-1)

ਪੂਪ ਦੀਪ ਨਈਬੇਦਹਿ ਬਾਸਾ ॥ (ਰਵਿਦਾਸ, 525-14)

## ਧੂੜ

ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥ (5, 897-14)  
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੇ ਕਉ ਕਰਿ  
ਸੰਤਨ ਕੀ ਧੂਰੇ ॥ (5, 13-18)  
ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ (4, 1263-9)  
ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ (5, 543-14)  
ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ ਧੂਰਿ ਸੰਤਨ ਕੀ ਨਾਨਕ ਦੀਜੈ ॥ (5, 181-12)  
ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ  
ਅਰਦਾਸਿ ॥ (1, 722-3)  
ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰ ਨਰ ਦੇਵਾ ॥ (5, 1138-10)

## ਧੋਖਾ ਖੋਟ

ਖੋਦੁ ਨ ਕੀਚਈ ਪ੍ਰਭੁ ਪਰਖਣਹਾਰਾ ॥ (5, 461-11)  
ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੁਠਾਨੈ ॥ (1, 421-15)  
ਖੋਟੈ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ  
ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥ (1, 23-2)

## ਧੋਖਾ ਧਰੋਹ

ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ (5, 321-1)

## ਧੋਖਾ ਪਰਪੰਚ

ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥ (3, 842-4)  
ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ (5, 883-5)  
ਪਰਪੰਚ ਧੋਹ ਮੋਹ ਮਿਟਨਾਈ ॥ ਜਾ ਕਉ ਰਾਖਹੁ ਆਪਿ ਗੁਸਾਈ ॥ (5, 258-4)  
ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਧਿ ਤਿਆਗੈ ਕਵਰੇ ॥ ਭਾਇ ਮਿਲੈ ਸਚੁ ਸਾਚੈ ਸਚੁ ਰੇ  
॥ (1, 225-15)  
ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥ (5, 297-18)  
ਪਰਪੰਚ ਮੋਹ ਬਿਕਾਰੇ ਕੂੜੁ ਕਪਟੁ ਨ ਦੇਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ (1,  
766-8)

## ਧੋਖਾ ਪੁਜਾ

ਸਿਲ ਪੁਜਸਿ ਬਗੁਲ ਸਮਾਧੰ ॥ (1, 470-16)

## ਨਉ ਖੰਡ

ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ  
॥ ਕਨਿਕ ਅਸ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ  
ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ  
ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮ ਜਪਤ ਗਤਿ ਪਾਹਿ ॥ (5, 265-13)

ਨਉ ਖੰਡ ਪ੍ਰਿਥਮੀ ਇਸ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ (5, 208-2)

ਧੁਰ ਕੀ ਭੇਜੀ ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨ ਤਰ ॥ (5, 371-7)

## ਨਉ ਘਰ

ਭੀਤਰਿ ਕੋਟ ਗੁਫਾ ਘਰ ਜਾਈ ॥ ਨਉ ਘਰ ਥਾਪੇ ਹੁਕਮਿ ਰਜਾਈ ॥ ਦਸਵੈ ਪੁਰਖੁ ਅਲੇਖੁ ਅਪਾਰੀ  
ਆਪੇ ਅਲਖੁ ਲਖਾਇਦਾ ॥ (1, 1033-11)

ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ (1, 1036-11)

ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰ ਨਵੈ ਘਰ ਮੂਸੇ ਦਸਵੈ ਤਤੁ  
ਸਮਾਈ ॥ (ਕਬੀਰ, 339-13)

## ਨਉ ਦਰ

ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ  
ਮੁਕਤਾ ਅਨਹਦ ਸਬਦੁ ਵਜਾਵਣਿਆ ॥ (1, 110-4)

ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ  
॥ ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥ (2, 954-12)

ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ (1, 1040-14)

ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥ (1, 152-3)

ਨਉ ਦਰ ਠਾਕੇ ਧਾਵਤੁ ਰਹਾਏ ॥ ਦਸਵੈ ਨਿਜ ਘਰਿ ਵਾਸਾ ਪਾਏ ॥ (3, 124-12)

ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ (4, 1323-13)

## ਨਉ ਨਿਧ

ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ (5,  
518-12)

ਮੈ ਛੇਡਿਆ ਸਭੇ ਧੰਧੜਾ ॥ ਗੋਸਾਈ ਸੇਵੀ ਸਚੜਾ ॥ ਨਉ ਨਿਧਿ ਨਾਮੁ ਨਿਧਾਨ ਹਰਿ ਮੈ ਪਲੈ ਬਧਾ  
ਛਿਕਿ ਜੀਉ ॥ (5, 73-16)

ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ (ਬਲਵੰਡ ਸੱਤਾ, 967-18)

ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ (3, 1418-15)

ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ (5, 959-9)  
ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ  
ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥ (5, 97-6)  
ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ (5, 293-16)  
ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ (5, 1156-1)  
ਨਉ ਨਿਧਿ ਰਿਧਿ ਸਿਧਿ ਪਾਈ ਜੇ ਤੁਮਰੈ ਮਨਿ ਭਾਵਨਾ ॥ (5, 1018-1)  
ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ  
ਲਾਥੇ ਜੀ ਸਗਲ ਵਿਸੁਰੇ ॥ (5, 577-7)

### ਨਗਨ

ਨਗਨ ਫਿਰਤ ਜੋ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥ (ਕਬੀਰ, 324-5)  
ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥ (3, 1064-10)  
ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ (5, 745-9)  
ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ (3, 1246-16)

### ਨਦਰ

ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ (3, 35-10)  
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ (1, 2-5)  
ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥ (3, 1250-5)  
ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ (1, 472-6)  
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ (5, 809-17)  
ਨਦਰਿ ਕਰੇ ਤਾ ਸੇਵੇ ਕੋਈ ॥ (3, 1063-7)  
ਨਾਨਕ ਨਦਰੀ ਨਦਰਿ ਨਿਹਾਲ ॥ (1, 8-10)  
ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥ (3, 35-19)  
ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥ (3, 558-16)  
ਜਿਸ ਨੋ ਨਦਰਿ ਕਰੇ ਸੋ ਪਾਏ ॥ (3, 114-15)  
ਨਦਰੀ ਸਤਿਗੁਰੁ ਸੇਵੀਐ ਨਦਰੀ ਸੇਵਾ ਹੋਇ ॥ (3, 558-15)  
ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ (3, 119-9)  
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥ (1,  
1384-12)

ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥ (4, 733-4)

ਨਦਰਿ ਕਰੇ ਚੂਕੈ ਅਭਿਮਾਨੁ ॥ (3, 1173-3)

ਨਦਰਿ ਕਰੇ ਤਾ ਸਤਿਗੁਰੁ ਪਾਵੈ ॥ (4, 732-19)

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥ (1, 91-5)

ਬਗਲੇ ਤੇ ਫੁਨਿ ਗੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ (1, 1171-6)

ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ (3, 427-16)

ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥ (3, 558-18)

ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੇ ਸਚਾ ਤੈਸਾ ਹੀ ਕੋ ਹੋਇ ॥ (3, 66-12)

ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥ (1, 661-9)

ਨਦਰਿ ਕਰੇ ਤਾ ਸਿਮਰਿਆ ਜਾਇ ॥ (1, 661-10)

### ਨਮਸਕਾਰ

ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥ (5, 820-11)

ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਧ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥ (5, 256-4)

### ਨਰਕ

ਹਰਿ ਸਿਮਰਨ ਬਿਨੁ ਨਰਕਿ ਪਾਹਿ ॥ (5, 1192-13)

ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ ਤੈਸੇ ਪਾਈਐ ॥ (1, 1028-6)

ਫਰੀਦਾ ਮਉਤੈ ਦਾ ਬਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥ (ਫਰੀਦ, 1383-1)

ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ (5, 460-18)

ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥ (ਕਬੀਰ, 1350-9)

ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੇਉ ਰਾਦੇ ॥ (ਕਬੀਰ, 969-16)

### ਨਾਚ

ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ (3, 364-15)

ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥ (3, 121-18)

ਨਾਚੁ ਰੇ ਮਨੁ ਗੁਰ ਕੈ ਆਗੈ ॥ ਗੁਰ ਕੇ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ (3, 506-5)

ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ (3, 506-15)

ਘੁੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ (5, 1003-5)

ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੇ ਵਿਰਲਾ ਤਤੁ ਬੀਚਾਰੀ ॥ (3, 506-13)

ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥ (5, 885-1)

ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥ (1, 350-10)

ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ (3, 506-11)

ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ (3, 364-18)

ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥ (3, 506-4)

ਰਾਮ ਕੇ ਨਿਰਤਿਕਾਰੀ ॥ (5, 884-15)

ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥ (3, 365-1)

ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ (3, 159-1)

ਰੋਟੀਆ ਕਾਰਣਿ ਪੂਰਹਿ ਤਾਲ ॥ (1, 465-8)

ਨਚਣੁ ਕੁਦਣੁ ਮਨ ਕਾ ਚਾਉ ॥ (1, 465-14)

ਨਾਚਨੁ ਸੋਇ ਜੁ ਮਨ ਸਿਉ ਨਾਚੈ ॥ (ਕਬੀਰ, 872-19)

ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥ (3, 122-1)

ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥ (3, 159-2)

### ਨਾਦ

ਨਾਮੁ ਹਮਾਰੈ ਬੇਦ ਅਰ ਨਾਦ ॥ (5, 1145-15)

ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥ (5, 1219-13)

ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ (5, 708-14)

ਨਾਦ ਬਿਨੋਦ ਕੇਡ ਆਨ ਦਾ ਸਹਜੇ ਸਹਜਿ ਸਮਾਇਓ ॥ (5, 1215-2)

ਨਾਦ ਰੋਗਿ ਖਪਿ ਗਏ ਕੁਰੰਗਾ ॥ (5, 1140-8)

ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੇ ਧਿਆਨੁ ਨ ਜਾਇ ॥ (ਨਾਮਦੇਉ, 873-15)

### ਨਾਮ

ਪ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ (1, 1245-2)

### ਨਾਮ ਅਉੱਖਧ

ਹਰਿ ਹਰਿ ਅਉਖਧੁ ਸਾਧ ਕਮਾਤਿ ॥ (5, 264-16)  
ਸੀਤਲੁ ਥੀਵੈ ਨਾਨਕਾ ਜਪੰਦੜੇ ਹਰਿ ਨਾਮੁ ॥ (5, 709-15)  
ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ (5, 322-1)  
ਸਰਬ ਰੋਗ ਕਾ ਅਉਖਦੁ ਨਾਮੁ ॥ (5, 274-18)  
ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ (3, 554-9)  
ਕਲਿ ਤਾਤੀ ਠਾਂਢਾ ਹਰਿ ਨਾਉ ॥ (5, 288-10)

### ਨਾਮ ਸ਼ਬਦ

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ (3, 514- )  
ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ (3, 771-5)  
ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ (ਸਵਈਏ ਮਹਲੇ ਪੰਜਵੇ ਕੇ, 1407-3)

### ਨਾਮ ਸਤਿਨਾਮੁ

ਸ੍ਰੀ ਸਤਿਨਾਮੁ ਕਰਤਾ ਪੁਰਖ ਗੁਰ ਰਾਮਾਦਾਸ ਚਿਤਹ ਬਸੈ ॥ (ਸਵਈਏ ਮਹਲੇ ਚਉਥੇ ਕੇ ਮਥੁਰਾ , 1404-4)  
ੴ ਸਤਿਨਾਮੁ ਕਰਤਾ ਪੁਰਖ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ (1, 1-1)  
ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ (5, 1083-11)

### ਨਾਮ ਸਵਈਏ

ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸੁ ਬਾਣੀ ॥ (ਸਵਈਏ ਮਹਲੇ ਤੀਜੇ ਕੇ, 1393-17)  
ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ (ਸਵਈਏ ਮਹਲੇ ਤੀਜੇ ਕੇ, 1395-2)  
ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ (ਸਵਈਏ ਮਹਲੇ ਚਉਥੇ ਕੇ, 1396-11)  
ਜੇ ਗੁਰੂ ਗੁਰੂ ਅਹਿਨਿਸਿ ਜਉ ਦਾਸ ਭਟੁ ਬੇਨਿਤ ਕਹੈ ॥ ਜੇ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥ (ਸਵਈਏ ਮਹਲੇ ਤ੍ਰਉਥੇ ਕੇ, 1399-15)  
ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨ ॥ (ਸਵਈਏ ਮਹਲੇ ਚਉਥੇ ਕੇ, 1405-14)

### ਨਾਮ ਬਾਣੀ

ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥ (1, 1041-13)



ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ (7, 1239-4)

ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ (3, 515-17)

### ਨਾਮ ਬੀਜ ਮੰਤ੍ਰ ਦੀ ਮਹੱਤਤਾ

ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ (5, 891-4)

ਬੀਜ ਮੰਤ੍ਰੁ ਸਰਬ ਕੇ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ (5, 274-16)

ਬੀਜ ਮੰਤ੍ਰੁ ਲੈ ਹਿਰਦੈ ਰਹੈ ॥ (ਬੇਣੀ, 974-11)

### ਨਾਮ ਵਾਹ ਗੁਰੂ

ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥ (3, 515-9)

ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ (ਸਵਈਏ ਮਹਲੇ ਚਉਥੇ ਕੇ, 1403-11)

ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹ ਗੁਰੂ ਤੇਰਾ ਸਭੁ ਸਦਕਾ ॥ (ਸਵਈਏ ਮਹਲੇ ਚਉਥੇ ਕੇ, 1403-13)

### ਨਾਮ ਵਾਹਿਗੁਰੂ

ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ (ਸਵਈਏ ਮਹਲੇ ਚਉਥੇ ਕੇ, 1403-17)

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ (ਸਵਈਏ ਮਹਲੇ ਚਉਥੇ ਕੇ, 1402-14)

### ਨਾਮ ਵਾਹੁ

ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੁਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ (3, 1277-1)

ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥ (5, 1221-5)

ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥ (3, 514-6)

ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧ੍ਰਾਇਯਉ ॥ (ਸਵਈਏ ਮਹਲੇ ਚਉਥੇ ਕੇ, 1405-7)

ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ (3, 514-15)

ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ (3, 514-13)

ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ (3, 515-10)

ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ (3, 515-19)

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੀ ਹੋਛੀਆ ॥ (5, 761-15)  
 ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ (4, 800-18)  
 ਨਾਨਕ ਕੈ ਘਰਿ ਕੇਵਲ ਨਾਮੁ ॥ (5, 1136-18)  
 ਥਾਲ ਵਿਚਿ ਤਿੰਨ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ  
 ਸਭਸੁ ਅਧਾਰੋ ॥ (5, 1429-9)  
 ਕਰਮ ਧਰਮ ਅਨੇਕ ਕਿਰਿਆ ਸਭ ਉਪਰਿ ਨਾਮੁ ਅਚਾਰੁ ॥ (5, 405-9)  
 ਨਾਮ ਧਾਰੀ ਸਰਨਿ ਤੇਰੀ ॥ ਪ੍ਰਭ ਦਇਆਲ ਟੇਕ ਮੇਰੀ ॥ (5, 1322-16)  
 ਬੁਰੇ ਕਾਮ ਕਉ ਉਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥ (5, 738-13)  
 ਪਤਿਤ ਪਾਵਨ ਪ੍ਰਭ ਤੇਰੋ ਨਾਉ ॥ (5, 1138-8)  
 ਸਭ ਨਾਵਹੁ ਉਪਜੈ ਨਾਵਹੁ ਛੀਜੈ ॥ (3, 1064-4)  
 ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ (5, 274-9)  
 ਹਰਿ ਨਾਮੈ ਤੁਲ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥ (1, 62-7)  
 ਵਿਸੁਰ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨ ਰਾਤਿ ਨਾਨਕ ਚਾਉ ਏਹੁ ॥ (5, 762-  
 3)  
 ਗੰਗਾ ਜਲੁ ਗੁਰ ਗੋਬਿੰਦ ਨਾਮ ॥ (5, 1137-12)  
 ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾ ਚਾਰ ॥ ਤੀਨੋ ਜੁਗ ਤੀਨੋ ਦਿੜੇ ਕਲਿ ਕੇਵਲ ਨਾਮ ਅਧਾਰ  
 ॥ (ਰਵਿਦਾਸ, 346-11)  
 ਜਪਿ ਮਨ ਰਾਮ ਨਾਮੁ ਰਸਨਾ ॥ (4, 799-1)  
 ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥ (1, 1256-10)  
 ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ (5, 814-8)  
 ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥ (1, 1041-13)  
 ਜਹ ਰਾਖੈ ਸੋਈ ਮੁਕਤਿ ਥਾਨੁ ॥ ਜੋ ਜਪਾਏ ਸੋਈ ਨਾਮੁ ॥ (5, 890-14)  
 ਮੇਰੇ ਮਨ ਨਾਮੁ ਹਿਰਦੈ ਧਾਰਿ ॥ (5, 1007-1)  
 ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰ ॥ (3, 1174-18)  
 ਪੁਨ ਦਾਨ ਜਪ ਤਪ ਜੇਤੇ ਸਭ ਉਪਰਿ ਨਾਮੁ ॥ (5, 401-3)  
 ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥ (5, 1006- )  
 ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ (5, 1083-11)  
 ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ (4, 799-7)  
 ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥ (5, 891-3)

## ਨਾਮਹੀਣ

ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥ (ਕਬੀਰ, 478-17)  
ਨਾਮੁ ਨ ਜਪਹਿ ਤੇ ਆਤਮ ਘਾਤੀ ॥ (5, 188-5)  
ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੁਨ ਸੁਖੀ ਕਿਉ ਸੋਵੈ ॥ (5, 1149-1)  
ਨਾਨਕ ਨਾਮ ਵਿਹੁਣਿਆ ਤਿਨੁ ਤਨ ਖਾਵਹਿ ਕਾਉ ॥ (5, 1247-10)  
ਗੁਰਮੁਖਿ ਵਿਰਲਾ ਚੀਨੈ ਕੋਈ ॥ ਨਾਮ ਬਿਹੁਨਾ ਮੁਕਤਿ ਨ ਹੋਈ ॥ (1, 1344-13)  
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ (4, 697-15)  
ਪ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ (3, 956-9)  
ਨਾਮ ਬਿਹੁਨ ਜੀਵਨ ਕਉਨ ਕਾਮ ॥ (5, 188-6)  
ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥ (5, 240-5)  
ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਰਹੀਐ ॥ (5, 200-13)  
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੀ ਹੋਛੀਆ ॥ (5, 761-15)  
ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ ਪਾਇ ॥ (5, 240-4)  
ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥ (5, 761-18)  
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੇ ਨਰਕਿ ਜਾਵੈ ॥ (5, 240-7)  
ਨਾਮ ਬਿਨਾ ਕੈਸੇ ਆਚਾਰ ॥ (1, 1330-16)  
ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥ (5, 240-8)  
ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ (5, 322-1)  
ਨਾਨਕ ਨਾਮ ਵਿਹੁਣਿਆ ਨਾ ਉਰਵਾਰਿ ਨ ਪਾਰਿ ॥ (3, 649-3)  
ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥ (5, 240-7)

## ਨਾੜੀਆਂ

ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ (5, 454-15)  
ਨੈਨਿ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ (ਕਬੀਰ, 482-17)  
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥ (4, 861-18)  
ਪਸੁ ਪਰੀਤਿ ਘਾਸ ਸੰਗਿ ਰਚੈ ॥ (5, 892-8)  
ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ  
ਜੋਤਿ ਮਿਲਿ ਜਾਉਗੋ ॥ (ਨਾਮਦੇਉ , 973-1)  
ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ (ਫਰੀਦ, 794-11)

ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ (5, 829-4)

ਕਿਰਪਨ ਕਉ ਅਤਿ ਧਨ ਪਿਆਰੁ ॥ (5, 1180-10)

ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ  
ਕਰੇ ਤਿਥਾਈ ॥ (ਬੇਣੀ, 974-5)

ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥ (5, 671-1)

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ  
ਪ੍ਰੇਤ ਪ੍ਰੇਤ ਕਰਿ ਭਾਗੀ ॥ (9, 634-5)

ਕੁਰੰਕ ਨਾਦੈ ਨੇਹੁ ॥ (5, 838-13)

ਮਾਤਾ ਬਾਰਿਕ ਦੇਖਿ ਅਨ ਦ ॥ (5, 1180-9)

ਮੇਘ ਸਮੈ ਮੋਰ ਨਿਰਤਿਕਾਰ ॥ (5, 1180-8)

ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ  
ਕਤ ਜਾਹੀ ॥ (ਕਬੀਰ, 334-11)

ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹ ਮਨੁ ਲਾਲ ਦੀਜੈ ॥ (5, 455-8)

ਮਾਂਖੀ ਮਿਠੈ ਮਰਣਾ ॥ (1, 1286-15)

ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥ (5, 838-10)

### ਨਿੰਦਰਾ

ਨਿਦ੍ਰਾ ਬਿਨੁ ਨਰੁ ਪੈ ਸੋਵੈ ॥ (ਕਬੀਰ, 1194-4)

ਜਿੰਨ੍ਹਾ ਨੈਣ ਨੀਦ੍ਰਾਵਲੇ ਤਿੰਨ੍ਹਾ ਮਿਲਣੁ ਕੁਆਉ ॥ (ਫਰੀਦ, 1382-3)

ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ (5, 249-17)

### ਨਿੰਦਾ

ਫਰੀਦਾ ਖਾਕੁ ਨ ਨਿੰਦੀਐ ਖਾਕੁ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥  
(ਫਰੀਦ, 1378-16)

### ਨਿੰਦਾ ਪਰਨਿੰਦਾ

ਪਰ ਨਿੰਦਾ ਬਹੁ ਕੂੜੁ ਕਮਾਵੈ ॥ (3, 364-5)

ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥ (9, 1232-2)

ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥ (3, 1049-2)

ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ  
ਬਖਾਨੋ ॥ (9, 685-5)

ਪਰ ਨਿੰਦਾ ਪਰ ਮਲੁ ਮੁਖ ਸੁਪੀ ਅਗਨਿ ਕ੍ਰੋਧੁ ਚੰਡਾਲੁ ॥ (1, 15-10)  
 ਨਿੰਦਕ ਕੈ ਮੁਖਿ ਛਾਇਆ ॥ (5, 629-10)  
 ਨਿੰਦਕੁ ਕਉ ਫਿਟਕੇ ਸੰਸਾਰੁ ॥ ਨਿੰਦਕ ਕਾ ਝੂਠਾ ਬਿਉਹਾਰੁ ॥ (5, 1151-18)  
 ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥ (5, 674-17)  
 ਮੁਖਿ ਨਿੰਦਕ ਕੈ ਛਾਈ ॥ (5, 630-1)  
 ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ (5, 280-2)  
 ਰਿਦੈ ਸੁਧ ਜਉ ਨਿੰਦਾ ਹੋਇ ॥ ਹਮਰੇ ਕਪਰੇ ਨਿੰਦਕੁ ਧੋਇ ॥ (ਕਬੀਰ, 339-4)  
 ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ (5, 611-4)  
 ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ (3, 755-7)  
 ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥ (3, 88-15)  
 ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥ (5, 1145-11)  
 ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥ (5, 279-13)  
 ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ (3, 649-2)  
 ਨਿੰਦਕ ਕੀ ਗਤਿ ਕਤਹੂ ਨਾਹਿ ॥ (5, 1145-12)  
 ਛੋਡਹੁ ਨਿੰਦਾ ਤਾਤਿ ਪਰਾਈ ॥ (1, 1026-1)  
 ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ (4, 316-7)  
 ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ (5, 1147-7)  
 ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ (5, 274-5)  
 ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥ (5, 373-8)  
 ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥ (5, 1145-13)  
 ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਤਿਹ ਨਿੰਦੇਹਿ ਜਿਹ ਗੰਗਾ ਆਨੀ ॥ (ਕਬੀਰ, 332-6)  
 ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥ (5, 1137-19)  
 ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥ (5, 315-8)  
 ਟੂਟੀ ਨਿੰਦਕ ਕੀ ਅਧ ਬੀਚ ॥ (5, 1224-16)  
 ਡਾਨੁ ਦੈਤ ਨਿੰਦਕ ਕਉ ਜਾਮ ॥ (5, 1145-10)  
 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥ (4, 719-17)  
 ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ (5, 268-19)  
 ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥ (5, 315-10)  
 ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ (4, 316-6)

## ਨਿਆਂ

ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥ (5, 542-3)  
ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥ (3, 912-10)  
ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥ (3, 1059-13)  
ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥ ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ  
ਹਾਰਦਾ ॥ (3, 90-13)  
ਤੇਰੈ ਘਰਿ ਸਦਾ ਸਦਾ ਹੈ ਨਿਆਉ ॥ (5, 376-4)  
ਤਹ ਸਾਚ ਨਿਆਇ ਨਿਬੇਰਾ ॥ (5, 621-11)  
ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥ (5, 199-11)

## ਨਿਹਚਲ

ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕ ਹੈ ਗੁਰਮੁਖਿ ਬੂਝੈ ਸੁ  
ਨਿਹਚਲੁ ਹੋਈ ॥ (1, 1088-15)  
ਨਿਹਚਲੁ ਏਕੁ ਸਚਾ ਸਚੁ ਸੋਈ ॥ (1, 227-8)  
ਸੋਈ ਨਿਹਚਲੁ ਆਵੈ ਨ ਜਾਇ ॥ ਅਨਦਿਨੁ ਪ੍ਰਬ ਕੇ ਹਰਿ ਗੁਣ ਗਾਇ ॥ (5, 1338-6)  
ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲੁ ਥਾਨੁ ਸਾਧਸੰਗਿ ਤਰੈ ॥ (5, 237-16)  
ਨਿਹਚਲੁ ਸਚੁ ਖੁਦਾਇ ਏਕੁ ਖਦਾਇ ਬੰਦਾ ਅਬਿਨਾਸੀ ॥ (5, 1100-11)  
ਨਿਹਚਲੁ ਏਕ ਸਰੇਵਿਆ ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ (5,  
321-15)  
ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥ (5, 1076-2)

## ਨਿਕਟ

ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥ (5, 1139-12)  
ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥ (5, 563-5)  
ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥ (4, 165-8)  
ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ (5, 1139-12)  
ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ (5, 1139-10)  
ਨਿਰਟਿ ਨ ਜਾਨੈ ਬੋਲੈ ਕੂੜੁ ॥ (5, 1139-13)  
ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਅਰੁ ਰੰਗਾ ॥ (5, 376-5)  
ਅੰਤਰਿ ਬਾਹਰਿ ਨਿਕਟੇ ਸੋਇ ॥ (5, 1139-15)

ਭਾਂਡੀਰੀ ਕੇ ਪਾਤ ਪਰਦੇ ਬਿਨੁ ਪੇਖੇ ਦੂਰਾਇਓ ॥ (5, 624-12)

ਨੇੜੇ ਨੇੜੇ ਸਭੁ ਕੇ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੇ ਲਹੈ ॥ (5, 1139-11)

ਹੈ ਨਿਕਟੇ ਅਰੁ ਭੇਦੁ ਨ ਪਾਇਆ ॥ (5, 1139-10)

ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ  
ਕਮਾਹੀ ॥ (5, 741-3)

ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ ਸਦਾ ਪ੍ਰਭੁ  
ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥ (5, 883-6)

ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ (5, 736-17)

ਨਿਕਟਿ ਪੇਖੁ ਪ੍ਰਭੁ ਕਰਣਹਾਰ ॥ (5, 1183-8)

### ਨਿਕਦਰੀ

ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ (1, 143-8)

ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ (5, 267-9)

ਪਾਨਾਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ (1, 725-8)

ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ (1, 790-2)

### ਨਿਗੁਰਾ

ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥ (3, 912-7)

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ (1, 635-3)

ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹੁ ਹੈ ਭ੍ਰਸਟੀ ॥ (4, 528-9)

ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਇਆਂ ਗੁਰ ਬਿਨੁ ਘੋਰ ਅੰਧਾਰ ॥ (2,  
463-1)

ਨਿਗੁਰੇ ਕਉ ਗਤਿ ਕਾਈ ਨਾਹੀ ॥ (3, 361-4)

ਨਾਨਕ ਨਿਗੁਰਿਆ ਗੁਣ ਨਾਹੀ ਕੋਇ ॥ (1, 1240-5)

ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥ (3, 435-10)

### ਨਿਮਰਤਾ

ਗਰੀਬੀ ਗਦਾ ਹਮਾਰੀ ॥ (5, 628-15)

ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥  
(ਫਰੀਦ, 1381-4)

ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥ ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ  
ਪਾਈ ॥ (5, 745-13)

ਹਮ ਦਾਸੇ ਤੁਮ ਠਾਕੁਰ ਮੇਰੇ ॥ (5, 187-19)

ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ ਨਿਮਾਣਿਆ ਗੁਰੁ ਮਾਣ ਹੈ ਗੁਰੁ ਸਤਿਗੁਰੁ ਕਰੇ  
ਸਾਬਾਸਿ ॥ (4, 41-4)

ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ (1, 470-14)

ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥ (1, 1015-12)

ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ (ਕਬੀਰ, 1372-6)

ਜੇ ਸਿਰੁ ਸਾਂਈ ਨਾ ਨਿਵੈ ਸੇ ਸਿਰੁ ਕਪਿ ਉਤਾਰਿ ॥ (ਫਰੀਦ, 1381-13)

ਫਰੀਦਾ ਜੇ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨ੍ਹਾ ਦੇ ਚੁੰਮਿ  
॥ (ਫਰੀਦ, 1378-5)

ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥ (1, 470-9)

ਜੇ ਸਿਰੁ ਸਾਂਈ ਨਾ ਨਿਵੈ ਸੇ ਸਿਰੁ ਦੀਜੈ ਡਾਰਿ ॥ (2, 89-2)

ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ  
॥ (5, 1102-11)

ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ (ਫਰੀਦ, 1384-16)

ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੇ ਸਭੁ ਕੋਇ ॥ (ਕਬੀਰ, 1364-17)

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ (1, 470-13)

ਹਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥  
(1, 991-10)

ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ  
ਹੋਇ ਕੈ ਖਾਇ ॥ (ਕਬੀਰ, 1377-8)

ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥  
(ਫਰੀਦ, 1384-15)

### ਨਿਰੰਕਾਰੀ

ਸਬਦੁ ਬੀਚਾਰਿ ਭਏ ਨਿਰੰਕਾਰੀ ॥ (1, 904-3)

ਦੁਬਿਧਾ ਛੋਡਿ ਭਏ ਨਿਰੰਕਾਰੀ ॥ (1, 685-15)

ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ (3, 1046-11)

ਆਤਮੁ ਚੀਨ੍ਹਿ ਭਏ ਨਿਰੰਕਾਰੀ ॥ (1, 415-16)



### ਨਿਰਗੁਣ ਸਰਗੁਣ

ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥ (5, 387-18)

ਨਿਰਗੁਣੁ ਆਪਿ ਸਰਗੁਣੁ ਭੀ ਓਹੀ ॥ (5, 287-17)

ਸਰਗੁਣ ਨਿਰਗੁਣ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥ (5, 290-16)

ਨਿਰਗੁਣੁ ਸਰਗੁਣੁ ਆਪੇ ਸੋਈ ॥ (3, 128-12)

### ਨਿਰਧਨ

ਨੀਧਨ ਕੌ ਧਨੁ ਨਾਮੁ ਪਿਆਰੁ ॥ (1, 1331-1)

ਨਿਰਧਨ ਆਦਰੁ ਕੋਈ ਨ ਦੇਇ ॥ (ਕਬੀਰ, 1159-3)

ਨਿਰਧਨ ਕਉ ਤੁਮ ਦੇਵਹੁ ਧਨਾ ॥ (5, 1146-2)

ਨਿਰਧਨ ਕਉ ਧਨੁ ਤੇਰੇ ਨਾਉ ॥ (5, 266-10)

ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ (1, 141-8)

### ਨਿਰਭਉ

ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ (5, 383-5)

ਨਿਰਭਉ ਜਪੈ ਸਗਲ ਭਉ ਮਿਟੈ ॥ (5, 293-8)

ਨਿਰਭੈ ਹੋਇ ਭਜੀਐ ਭਗਵਾਨ ॥ (ਨਾਮਦੇਉ, 1252-14)

ਨਿਰਭਉ ਹੋਇ ਭਜਹੁ ਭਗਵਾਨ ॥ (5, 201-8)

ਮਨ ਰੇ ਸਚੁ ਮਿਲੈ ਭਉ ਜਾਇ ॥ (1, 18-5)

ਭੈ ਕਾਹੁ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ (9, 1427-3)

ਸੋ ਕਤ ਡਰੈ ਜਿ ਖਸਮੁ ਸਮ੍ਹਾਰੈ ॥ (5, 677-1)

ਸੇ ਨਿਰਭਉ ਜਿਨ੍ ਭਉ ਪਇਆ ॥ (5, 1180-17)

### ਨਿਰਮਲ

ਉਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥ (5, 895-16)

ਨਿਰਮਲ ਸੋਭਾ ਅੰਮ੍ਰਿਤ ਤਾਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥ (5, 296-7)

ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ (5, 1149-18)

ਨਿਰਮਲ ਰਸਨਾ ਅੰਮ੍ਰਿਤੁ ਪੀਉ ॥ (5, 281-6)

ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ (3, 65-16)

ਨਿਰਮਲ ਸਬਦੁ ਨਿਰਮਲ ਹੈ ਬਾਣੀ ॥ (3, 121-1)  
 ਨਿਰਮਲੁ ਨ੍ਰਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥ (1, 1411-6)  
 ਜੀਅਹੁ ਨਿਰਮਲ ਬਾਹਰਹੁ ਨਿਰਮਲ ॥ (3, 919-14)  
 ਹਉਮੈ ਮੈਲੁ ਗੁਰ ਸਬਦੇ ਧੋਵੈ ॥ (3, 121-8)  
 ਨਿਰਮਲ ਜੋਤਿ ਸਭ ਮਾਹਿ ਸਮਾਣੀ ॥ (3, 121-2)  
 ਨਿਰਮਲ ਅੰਮ੍ਰਿਤ ਗੁਰ ਤੇ ਪਾਇਆ ॥ (3, 121-6)  
 ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥ (3, 570-19)  
 ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥ (3, 121-7)  
 ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ  
 ਪੂਰੈ ਕੀਨੇ ਦਾਨਾ ॥ (5, 625-17)  
 ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥ ਨਿਰਮਲ ਹੋਇ ਤੁਮ੍ਹਾਰਾ ਚੀਤ ॥ (5, 867-2)  
 ਨਿਰਮਲ ਨਾਮੁ ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ (3, 121-4)

### ਨਿਰਲੇਪ

ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥ (4, 1070-18)  
 ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ (5, 272-11)  
 ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ  
 ਨਾਮੁ ਵਖਾਣੇ ॥ (1, 938-15)

### ਨਿਰਵੈਰ

ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ (3, 1415-8)  
 ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ (4, 302-4)  
 ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ (3, 1415-8)  
 ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥ (5, 1205-14)  
 ਜਪਿ ਮਨ ਨਿਰਭਉ ॥ ਸਤਿ ਸਤਿ ਸਦਾ ਸਤਿ ॥ ਨਿਰਵੈਰੁ ਅਕਾਲ ਮੂਰਤਿ ॥ ਆਜੂਨੀ ਸੰਭਉ ॥ (4,  
 1201-15)  
 ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ (4, 307-7)  
 ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ (4, 302-3)  
 ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥ (5, 1217-15)  
 ਪਾਰਬ੍ਰਹਮ ਕੇ ਭਗਤ ਨਿਰਵੈਰ ॥ (5, 1145-14)

ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥ (5, 108-19)

ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ (5, 1141-16)

ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ (5, 960-18)

### ਨਿਵਲੀ ਕਰਮ

ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ  
ਭੂਲਾ ਬੁਢਿ ਮਰੈ ॥ (1, 1343-5)

ਨਿਵਲੀ ਕਰਮ ਬਹੁ ਬਿਸਥਾਰ ॥ ਧੂਧ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ (5, 1229-17)

ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਲੀਉ ॥ (5, 98-3)

### ਨੀਸਾਣ

ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥ (1, 19-2)

ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ (2, 147-1)

ਗੁਰ ਕੈ ਸਬਦੇ ਦਰਿ ਨੀਸਾਣੈ ॥ (1, 1330-17)

ਤਪੁ ਕਾਗਦੁ ਤੇਰਾ ਨਾਮੁ ਨੀਸਾਣੁ ॥ (1, 1257-5)

ਆਪੇ ਸਬਦੁ ਆਪੇ ਨੀਸਾਣੁ ॥ (1, 795-18)

### ਨੀਚ

ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥ (5, 812-4)

ਨੀਚਹ ਉਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥ (ਰਵਿਦਾਸ, 1106-13)

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ (4, 733-6)

ਨੀਚ ਉਚ ਨਹੀ ਮਾਨ ਅਮਾਨ ॥ ਬਿਆਪਿਕ ਰਾਮ ਸਗਲ ਸਾਮਾਨ ॥ (ਕਬੀਰ, 344-5)

ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਉਚ ਭਏ ਹੈ ਗੰਧ ਸੁਗੰਧ  
ਨਿਵਾਸਾ ॥ (ਰਵਿਦਾਸ, 486-14)

ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨ੍ਹਾ ਹੋਇ ਗਰੀਬੁ ਬੁਲਾਵਉ ॥ (5,  
529-8)

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ  
ਕਿਆ ਰੀਸ ॥ (1, 15-8)

ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥ (5, 386-15)

### ਪੰਚ ਸ਼ਬਦ

ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ (1, 764-6)

ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ  
ਨਿਰਬਾਨੀ ॥ (ਕਬੀਰ, 1350-14)

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ (3,  
917-12)

ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ (4, 1315-18)

ਪੰਚ ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਪੂਰਨ ਬਿਸਮਾਦ ॥ (5, 888-17)

ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥ (1, 1040-4)

ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ  
ਸਬਦੁ ਨੀਸਾਣੁ ॥ (1, 1291-1)

ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥ (1, 764-8)

### ਪੰਜ ਵਿਕਾਰ

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ (3, 917-12)

ਪੰਚ ਦੂਤ ਮੁਹਹਿ ਸੰਸਾਰਾ ॥ (3, 113-4)

ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ  
॥ (ਰਵਿਦਾਸ, 486-6)

ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥ (5, 375-2)

ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥ ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ  
ਇਹੁ ਕਲੀ ਰੇ ॥ (5, 404-10)

ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ  
ਕਰੀ ਪੁਕਾਰ ਜਨਾ ॥ (1, 155-10)

ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ (5, 297-13)

ਪੰਚ ਮਾਰਿ ਪਾਵਾ ਤਲਿ ਦੀਨੇ ॥ ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥ (ਕਬੀਰ, 476-9)

ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ (5, 899-1)

ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ ਪੰਚਾ ਤੇ ਮੇਰਾ ਸੰਗੁ ਚੁਕਾਇਆ ॥ (ਕਬੀਰ, 476-8)

ਕਾਮ ਕ੍ਰੋਧ ਲੋਭ ਮੋਹ ਤਜਾਰੀ ॥ (5, 740-16)

ਕਾਮ ਕ੍ਰੋਧ ਲੋਭ ਮੋਹੁ ਤਜੋ ॥ (5, 241-12)

ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ  
ਤੁਹਾਰੇ ॥ (5, 205-19)

ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ  
॥ (5, 269-13)

ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥ (1, 1330-6)

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ (3, 600-7)

### ਪੰਡਿਤ

ਨਿਰਗੁਣੁ ਸਰਗੁਣ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ (3, 128-12)

### ਪੰਡਿਤ ਜੋਤਸੀ

ਪੰਡਿਤ ਪੜਦੇ ਜੋਤਕੀ ਨ ਬੁਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ (3, 948-13)

ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ (3, 68-5)

ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ (3, 27-6)

### ਪੰਡਿਤ ਪਾਧਾ

ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ (1, 904-19)

ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨੀ ਘਟਿ ਬ੍ਰਹਮੁ ਲੁਕਾਣਾ ॥ (1, 419-2)

ਪਾਧਾ ਗੁਰਮੁਖਿ ਆਖੀਐ ਚਾਟਿ ਝੋੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ (1, 938-2)

ਪਾਧਾ ਪੜਿਆ ਆਖੀਐ ਬਿਦਿਆ ਬਿਚਾਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ (1, 937-19)

ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ (3, 1019-14)

ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੁਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥ (ਕਬੀਰ, 1102-19)

ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ ਤ ਮਾਇਆ ਰਾਤੇ ॥ (5, 385-14)

ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ (3, 1046-5)

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੁਝ ਨ ਪਾਈ ॥ ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥ (3, 909-18)

ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸ ਪੰਡਿਤ ਕਉ ਸਦਾ ਅਦੇਸੁ ॥ (5, 274-15)

ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ (5, 274-13)

ਪੰਡਿਤ ਵਾਚਹਿ ਪੋਥੀਆ ਨਾ ਬੁਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ (1, 56-8)

ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥ (5, 887-19)

ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ (3, 231-2)

### ਪਉੜੀ

ਸੰਤ ਕਾ ਮਾਰਗੁ ਧਰਮ ਕੀ ਪਉੜੀ ਕੇ ਵਡਭਾਗੀ ਪਾਏ ॥ (5, 622-2)

ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥ (1, 1038-6)

ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥ (3, 796-15)

ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ (1, 766-6)

ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥ (1, 17-13)

ਗੁਰੁ ਪਉੜੀ ਬੇੜੀ ਗੁਰੁ ਗੁਰੁ ਤੁਲਹਾ ਹਰਿ ਨਾਉ ॥ (1, 17-13)

### ਪਛੋਤਾਵਾ

ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰ ਧੁਣੈ ਜਬ ਰੈਣਿ ਵਿਹਾਣੀ ॥  
(1, 725-2)

ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ (1, 725-2)

ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ (1, 420-3)

ਸੁਪਨੇ ਉਭੀ ਭਈ ਗਹਿਓ ਕੀ ਨ ਅੰਚਲਾ ॥ (5, 1362-17)

ਕਰਣੇ ਹੁਤੇ ਸੁ ਨਾ ਕੀਓ ਪਰਿਓ ਲੋਭ ਕੇ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ  
॥ (9, 1428-4)

ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ (1, 598-7)

### ਪਤਿ ਪੜਦਾ

ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ ਅਚਗੁਣ ਸਭਿ ਢਕੀਐ ॥ (5, 1004-13)

ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ (5,  
1117-17)

ਅਪੁਨੇ ਜਨ ਕਾ ਪਰਦਾ ਢਾਕੈ ॥ ਅਪੁਨੇ ਸੇਵਕ ਕੀ ਸਰਪਰ ਰਾਖੈ ॥ (5, 285-15)

ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ (5, 1117-17)

### ਪਤਿ

ਬਾਬਾ ਬੋਲੀਐ ਪਤਿ ਹੋਇ ॥ (1, 15-11)

ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ (3, 1261-13)

ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ  
ਤੇਰੀ ॥ (5, 520-1)

ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥ (1, 1242-18)

ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ (5, 1071-15)

ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥ (1, 1288-18)

ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ (1, 15-13)

ਬਿਨੁ ਨਾਵੈ ਕੈਸੀ ਪਤਿ ਤੇਰੀ ॥ (1, 1031-15)

ਹਮਰੀ ਜਾਤਿ ਪਤਿ ਸਚੁ ਨਾਉ ॥ (1, 353-4)

ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ (1, 142-10)

ਤੈਡੇ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ  
ਮੇਟਿ ਨ ਸਕੈ ਕੋਈ ॥ (5, 520-3)

ਐਸੀ ਸੰਚਿ ਜੁ ਬਿਨਸਤ ਨਾਹੀ ॥ ਪਤਿ ਸੇਤੀ ਅਪੁਨੈ ਘਰਿ ਜਾਹੀ ॥ (5, 253-6)

ਲੋਕਿ ਪਤੀਣੈ ਨ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥ (1, 661-7)

ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ (5, 285-17)

### ਪਤਿਤ

ਪਤਿ ਅਪਤਿ ਤਾ ਕੀ ਨਹੀ ਲਾਜ ॥ ਤਬ ਜਾਨਹੁ ਗੇ ਜਬ ਉਘਰੈ ਗੋ ਪਾਜ ॥ (ਕਬੀਰ, 324-3)

### ਪਤਿਤ ਪਾਵਨ

ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਉਚ ਭਏ ਹੈ ਗੰਧ ਸੁਗੰਧ  
ਨਿਵਾਸਾ ॥ (ਰਵਿਦਾਸ, 486-14)

ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥ (5, 1304-2)

ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥ (5, 623-18)

ਜਉਪੈ ਹਮ ਨ ਪਾਪ ਕਰੰਤਾ ਅਹੇ ਅਨ ਤਾ ॥ ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥ (ਬੋਣੀ, 93-17)

ਪਤਿਤ ਪਾਵਨ ਹਰਿ ਨਾਮੁ ਧਿਆਇਓ ਸਬਿ ਕਿਲਬਿਖ ਪਾਪ ਲਹੇ ॥ (4, 1336-8)

ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥ (5, 296-14)

ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥ (5, 1300-11)

ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ (5, 319-7)

ਪਤਿਤ ਪਵਿਤ੍ਰੁ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ  
ਚਰਨ ਰਵਾਰੋ ॥ (5, 498-4)

ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥ (9, 219-17)

ਪਤਿਤ ਪਾਵਨੁ ਨਾਮੁ ਹਰੀ ॥ (5, 986-17)

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ (4, 733-6)

ਪਤਿਤ ਪਾਵਨ ਨਾਮੁ ਜਾ ਕੇ ਅਨਾਥ ਕੇ ਹੈ ਨਾਥ ॥ ਮਹਾ ਭਉਜਲ ਮਾਹਿ ਤੁਲਹੇ ਜਾ ਕੇ ਲਿਖਿਓ ਮਾਥ  
॥ (5, 1007-10)

ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ ਪਰਹੁ ਮਤਿ ਕੋਈ ॥ (ਕਬੀਰ, 324-2)

ਨੀਚਹ ਉਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥ (ਰਵਿਦਾਸ, 1106-13)

### ਪਥੱਰ

ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥ (1, 420-9)

ਪਥਰ ਪਾਪ ਬਹ ਲਦਿਆ ਕਿਉ ਤਰੀਐ ਤਾਰੀ ॥ (3, 509-15)

ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥ (5, 738-19)

ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥ (3, 565-13)

ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ (1, 143-6)

ਪਾਹਣ ਨਾਵ ਨ ਪਾਰਗਿਰਾਮੀ ॥ (5, 739-2)

ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ (4, 1309-19)

ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ (4, 1114-4)

ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥ (5, 739-2)

### ਪਰ ਅਧੀਨ

ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥  
(ਫਰੀਦ, 1380-2)

ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ  
ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ (4, 305-4)

ਹਰਿ ਬਿਸਰਤ ਸਭ ਕਾ ਮੁਹਤਾਜ ॥ (5, 802-5)

### ਪਰ ਘਰ

ਪਰ ਘਰਿ ਚੀਤੁ ਮਨਮੁਖਿ ਡੋਲਾਇ ॥ (1, 226-1)

ਰੇ ਨਰ ਕਾਇ ਪਰ ਗ੍ਰਿਹਿ ਜਾਇ ॥ (5, 1001-15)

ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੇ ਹੀ ਇਹੁ ਪਰ ਗ੍ਰਿਹੁ ॥ (5, 403-8)

ਪਰ ਘਰੁ ਜੋਹੈ ਹਾਣੇ ਹਾਣਿ ॥ (1, 941-2)



ਪਰ ਘਰ ਜਾਇ ਨ ਮਨੁ ਡੋਲਾਏ ॥ (1, 904-6)  
ਪਰ ਘਰੁ ਜੋਗੀ ਨੀਚ ਸਨਾਤਿ ॥ (4, 24-15)  
ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ (1, 1021-13)  
ਪਰ ਘਰਿ ਜਾਤੀ ਠਾਕਿ ਰਹਾਈ ॥ (1, 933-12)

### ਪਰ ਧਨ

ਪਰ ਦਾਰਾ ਪਰ ਧਨੁ ਲੋਭਾ ਹਉਮੈ ਬਿਖੈ ਬਿਕਾਰ ॥ (1, 1255-19)  
ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ (5, 402-15)  
ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥ (ਨਾਮਦੇਉ , 1163-14)  
ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ (1, 1255-1)

### ਪਰਗਾਸੁ

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ (5, 271-1)  
ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥ (3, 27-14)  
ਪਰਗਾਸੁ ਭਇਆ ਪੂਰੇ ਗੁਰ ਬਚਨੀ ॥ (5, 888-12)  
ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ (5, 278-3)  
ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ (5, 289-15)

### ਪਰਖ

ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ (1, 725-8)

### ਪਰਖ ਕਦਰ

ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥ (2, 954-9)  
ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੋਗੋ ਮਹਗੋ ਮੋਲਿ ॥ (ਕਬੀਰ, 1376-13)

### ਪਰਖ ਖਰਾ

ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥ (5, 1074-14)

### ਪਰਖ ਘਸਵੱਟੀ

ਆਪਿ ਸਰਾਫੁ ਕਸਵੱਟੀ ਲਾਏ ॥ (3, 797-5)

ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥ (1, 789-8)  
 ਰਾਮ ਪਦਾਰਥੁ ਪਾਇ ਕੇ ਕਬੀਰਾ ਗਾਂਠਿ ਨ ਖੋਲ੍ਹੁ ॥ ਨਹੀ ਪਟਣੁ ਨਹੀ ਪਾਰਖੁ ਨਹੀ ਗਾਹਕੁ ਨਹੀ ਮੋਲੁ  
 ॥ (ਕਬੀਰ, 1365-13)  
 ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ (1, 57-11)  
 ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ (2, 148-8)  
 ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ (1, 22-3)  
 ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥ (5, 520-18)  
 ਉਘਰਿ ਗਇਆ ਜੈਸਾ ਖੋਟਾ ਢਬੁਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ  
 ਤੇ ਕਹਾ ਛੁਪਾਇਆ ॥ (5, 381-7)  
 ਰਤਨਾ ਪਾਰਖੁ ਸੇ ਧਣੀ ਤਿਨਿ ਕੀਮਤਿ ਪਾਈ ॥ (1, 420-12)  
 ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ (ਕਲੀਰ, 1366-5)  
 ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਉ ਪਰਖਾਇ ॥ (3, 1249-10)  
 ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥ (1, 662-11)  
 ਪਾਰਖੀਆ ਵਥ ਸਮਾਲਿ ਲਈ ਗੁਰ ਸੋਝੀ ਹੋਈ ॥ (3, 425-15)  
 ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥ (1, 725-8)  
 ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ (5, 461-11)  
 ਅੰਧੇ ਕਾ ਨਾਉ ਪਾਰਖੁ ਏਵੈ ਕਰੇ ਗੁਆਉ ॥ (2, 1288-3)  
 ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥ (1, 143-14)  
 ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ (3, 589-10)  
 ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ (3, 1092-18)  
 ਹੰਸੁ ਹੁਇ ਹਰਿ ਲੇਇ ਪਛਾਣੀ ॥ (ਕਬੀਰ, 483-15)  
 ਖੋਟਾ ਕਾਮਿ ਨ ਆਵੈ ਵੇਖੁ ॥ (1, 662-11)

### ਪਰਣ ਸੰਧਉਰਾ

ਭਗਮਗ ਛਾਡਿ ਰੇ ਮਨ ਬਉਰਾ ॥ ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥  
 (ਕਬੀਰ, 338-12)

### ਪਰਣ ਚੁਲੀ ਭਰਨੀ

ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ (1, 1240-6)  
 ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ (1, 1240-6)

ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ (1, 1240-5)

ਮਨਿ ਜੂਠੈ ਚੁਲੀ ਭਰੇਨਿ ॥ (1, 472-3)

ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ (1, 1240-7)

### ਪਰਣ ਬਚਨ

ਸੂਰਬੀਰ ਬਚਨ ਕੇ ਬਲੀ ॥ (5, 392-16)

ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥ (5, 1099-14)

### ਪਰਤੀਤ

ਪਰਤੀਤ ਹੀਐ ਆਈ ਜਿਨ ਜਨ ਕੈ ਤਿਨ੍ਹ ਕਉ ਪਦਵੀ ਉਚ ਭਈ ॥ (ਸਵੀਏ ਸਹਲੇ ਚਉਥੇ ਕੇ, 1402-2)

ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ (5, 283-13)

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ  
ਗਾਇ ॥ (3, 549-17)

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ  
ਗੇੜਾ ਆਵਉ ਜਾਉ ॥ (3, 591-8)

### ਪਰਦੇਸ

ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝ ਗੁਰੂ ਹੈ ਭਰਮਿ ਭੁਲਾਇ ॥ (5, 1139-14)

### ਪਰਦੇਸ ਦੇਸ

ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥ (5, 96-18)

ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ (1, 1290-11)

ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੇ ਸਕੈ ਨ ਛੁਡਾਇਆ  
॥ (3, 1249-18)

ਦੇਸਿ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ ਆਇਆ ॥ (5, 1348-5)

ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੁਢੈ ਪ੍ਰਦੇਸੁ ॥ (ਰਵਿਦਾਸ, 1196-11)

ਪੜ੍ਹਿ ਪੜ੍ਹਿ ਪੰਡਿਤ ਮੁੰਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ  
ਦੁਖੁ ਲਾਗਾ ਅਤਿ ਭਾਰੀ ॥ (3, 1246-13)

ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ (5, 496-10)

ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥ (5, 1183-14)

ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ (3, 1060-6)

ਸੁਖੁ ਨਾਹੀ ਬਹੁ ਦੇਸ ਕਮਾਏ ॥ (5, 1147-14)  
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ (4, 358-16)  
ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ (3, 1173-2)  
ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ (1, 1012-16)  
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ (1, 767-4)  
ਪਰਦੇਸੁ ਝਾਗਿ ਸਉਦੇ ਕਉ ਆਇਆ ॥ (5, 372-1)

### ਪਰਧਾਨ

ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥ (1, 19-13)  
ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ (5, 45-13)  
ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥ (5, 45-3)  
ਪੰਚ ਪਰਵਾਣੁ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ (1, 3-11)  
ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ (5, 266-6)  
ਪ੍ਰਧਾਨੁ ਪੁਰਖੁ ਪ੍ਰਗਟੁ ਸਭ ਲੋਇ ॥ (5, 295-17)  
ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ (5, 45-18)  
ਸਤਿਗੁਰੁ ਸੇਵਹਿ ਸੇ ਪਰਧਾਨਾ ॥ (1, 1032-6)

### ਪਰਪੰਚ

ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ (4, 861-14)  
ਨਾਨਕ ਬਿਰਲੇ ਪਾਈਅਹਿ ਜੇ ਨ ਰਚਹਿ ਪਰਪੰਚ ॥ (5, 297-18)  
ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥ (9, 536-10)  
ਦੂਜੈ ਭਾਇ ਪਰਪੰਚਿ ਲਾਗੇ ॥ (3, 842-3)  
ਪਰਪੰਚਿ ਵਿਆਪਿ ਰਹਿਆ ਮਨੁ ਦੇਇ ॥ ਬਿਰੁ ਨਾਰਾਇਣੁ ਕਰੇ ਸੁ ਹੋਇ ॥ (1, 153-7)  
ਪਰਪੰਚੁ ਚੂਕੈ ਸਚਿ ਸਮਾਇ ॥ (3, 842-4)

### ਪਰਵਾਣ

ਹੁਕਮੁ ਬੂਝੈ ਸੋਈ ਪਰਵਾਨੁ ॥ (5, 386-2)  
ਜੇ ਹਰਿ ਰਾਤੇ ਸੇ ਜਨ ਪਰਵਾਣੁ ॥ (1, 353-2)  
ਕਹੁ ਨਾਨਕ ਸੋ ਜਨੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥ (5, 189-7)

ਭਾਗਠੜੇ ਹਰਿ ਸੰਤ ਤੁਮ੍ਹਾਰੇ ਜਿਨ੍ਹ ਘਰਿ ਧਨੁ ਹਰਿ ਨਾਮਾ ॥ ਪਰਵਾਣ ਗਣੀ ਸੇਈ ਇਹ ਆਏ ਸਫਲ  
ਤਿਨਾ ਕੇ ਕਾਮਾ ॥ (5, 748-19)

ਪੰਚ ਪਰਵਾਣੁ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ (1, 3-11)

ਜਿਨਿ ਤੂੰ ਜਾਤਾ ਸੇ ਗਿਰਸਤ ਉਦਾਸੀ ਪਰਵਾਣੁ ॥ (5, 385-12)

### ਪਰਵਾਰ

ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥ (1, 357-9)

ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ (4, 1318-3)

ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ (5, 288-16)

### ਪਰਵਿਰਤੀ ਮਾਰਗ

ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥ ਪਰਵਿਰਤਿ ਨ ਪੜਹੁ ਰਹੀ ਸਮਝਾਇ ॥ (3, 1154-6)

ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨ ॥ (5, 1355-3)

ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ (3, 1280-12)

ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ  
ਲਉ ਅੰਧ ਅੰਧਾਰਾ ॥ (5, 1205-17)

ਪਰਵਿਰਤੀ ਨਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ ਨ ਚਲੈ  
ਸਚਿ ਖਰਾ ਸਚਿਆਰਾ ਹੇ ॥ (1, 1027-11)

ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ (4, 773-14)

### ਪਰਾਣਾਯਾਮ

ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ (ਨਾਮ ਦੇਉ, 973-8)

ਛੰਕਾ ਖਟੁ ਸਾਸਤ੍ਰੁ ਹੋਇ ਛਿਆਤਾ ॥ ਪੂਰਕੁ ਕੁੰਭਕ ਰੇਚਕ ਕਰਮਾਤਾ ॥ ਛਿਆਨ ਧਿਆਨ ਤੀਰਥ  
ਇਸਨਾਨੀ ॥ ਸੋਮਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥ ਜੋ ਕਛੁ ਕੀਨੋ  
ਸੋਉ ਅਨੇਤਾ ॥ ਉਆ ਤੇ ਉਤਮੁ ਗਨਉ ਚੰਡਾਲਾ ॥ ਨਾਨਕ ਜਿਹ ਮਨਿ ਬਸਹਿ ਗੁਪਾਲਾ ॥ (5, 253-  
9)

ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ  
ਭੂਲਾ ਬੁਡਿ ਮਰੈ ॥ (1, 1343-5)

ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥ ਪਾਖੰਡ ਧਰਮੁ ਪ੍ਰੀਤਿ ਨਹੀ  
ਹਰਿ ਸਿਉ ਗੁਰ ਸਬਦ ਮਹਾ ਰਸੁ ਪਾਇਆ ॥ (1, 1043-13)

### ਪਰਾਪਤੀ

ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ (1, 764-7)  
ਤੁਮ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ (ਨਾਮਦੇਵ, 1351-5)  
ਚਿਤਿ ਜਿ ਚਿਤਵਿਆ ਸੇ ਮੈ ਪਾਇਆ ॥ (5, 704-19)  
ਜੇਹੀ ਸੁਰਤਿ ਤੇਹਾ ਤਿਨੁ ਰਾਹੁ ॥ (1, 25-1)  
ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ (ਨਾਮਦੇਉ, 1351-9)

### ਪ੍ਰਤਿਪਾਲ

ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥ (5, 398-4)  
ਕੋਟਿ ਬ੍ਰਹਮੰਡ ਕੇ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੇ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥ (5, 612-6)  
ਪ੍ਰਤਿਪਾਲੈ ਅਪਿਆਉ ਦੇਇ ਕਛੁ ਉਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥ (5, 677-18)  
ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ (5, 623-19)  
ਐਸੇ ਰਾਖਨਹਾਰ ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥ (5, 914-12)  
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ (5, 828-12)  
ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ (5, 292-15)

### ਪਰੇਤ

ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ (5, 1149-9)

### ਪਰੇਤ ਬੇਤਾਲ

ਹਰਿ ਕੇ ਨਾਮਹੀਨ ਬੇਤਾਲ ॥ (5, 1222-5)  
ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥ (1, 149-8)  
ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥ ਮਨਮੁਖ ਅੰਧੇ ਫਿਰਹਿ ਬੇਤਾਲੇ ॥ (3, 117-17)

### ਪਰੇਤ ਭੂਤ

ਕੋਈ ਆਖੈ ਭੂਤਨਾ ਕੇ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥ (1, 991-6)  
ਕਬੀਰਾ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥ (ਕਬੀਰ, 1374-16)  
ਕਈ ਕੋਟਿ ਜਖ ਕਿਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ (5, 276-4)

ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੁਝੁ ਬੁਧਿ ਬਿਬੇਕ  
॥ (5, 1007-7)

ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ (5, 1005-2)

ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ  
ਸੋਈ ਹੇਤੁ ॥ (5, 706-15)

ਪਰੇਤਹੁ ਕੀਤੇਨੁ ਦੇਵਤਾ ਤਿਨਿ ਕਰਣੈਹਾਰੇ ॥ (5, 323-2)

ਸਤਿਗੁਰਿ ਪਾਇਐ ਪੂਰਾ ਨਾਵਣੁ ਪਸੁ ਪਰੇਤਹੁ ਦੇਵ ਕਰੈ ॥ (1, 1329-2)

ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ (5, 513-13)

ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥ (5, 706-13)

### ਪਵਨ

ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥ (1, 1036-10)

ਜਲ ਕੀ ਭੀਤਿ ਪਵਨ ਕਾ ਬੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾਂਤੀ ਕੋ ਪਿੰਜਰੁ ਪੰਖੀ ਬਸੈ  
ਬਿਚਾਰਾ ॥ (ਰਵਿਦਾਸ, 659-3)

ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ (5, 885-13)

ਪਉਣੈ ਪਾਣੀ ਅਗਨੀ ਕਾ ਮੇਲੁ ॥ ਚੰਚਲ ਚਪਲ ਬੁਧਿ ਕਾ ਖੇਲੁ ॥ (1, 52-2)

ਪਵਨ ਝੁਲਾਰੇ ਮਾਇਆ ਦੇਇ ॥ (5, 801-8)

### ਪਵਿਤਰ

ਕਹਦੇ ਪਵਿਤੁ ਸਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ (3, 919-8)

### ਪਵਿਤਰ ਅਪਵਿਤਰ

ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ (4, 800-18)

ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥ (3, 910-8)

ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥ (3, 1049-19)

ਅਪਵਿਤ੍ਰੁ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ (5, 913-15)

ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥ (3, 1346-10)

ਪਵਿਤੁ ਪਾਵਨੁ ਪਰਮ ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ (3, 317-9)

ਪਵਿਤੁ ਹੋਇ ਸੇ ਜਨਾ ਜਿਨੀ ਹਰਿ ਧਿਆਇਆ ॥ (3, 919-6)

ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ (3, 919-7)

### ਪੜਦਾ

ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥ (5, 285-15)

ਨਿਰਗੁਣ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ (5, 1117-17)

ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ (5, 1117-17)

### ਪੜਨਾ

ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖਆਰੁ ॥ (3, 650-12)

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥ (ਕਬੀਰ, 655-18)

ਮਨਮੁਖ ਪੜਹਿ ਪੰਡਿਤ ਕਹਾਵਹਿ ॥ (3, 127-19)

ਕਬੀਰ ਮੈ ਜਾਨਿਓ ਪੜਿਬੇ ਭਲੇ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥ (ਕਬੀਰ, 1366-16)

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ (3, 650-11)

ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮ ਗਤਿ ਪਾਵੈ ॥ (5, 197-18)

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ (3, 650-12)

ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ ਭੀਤਰਿ ਹੋਈ ਵਸਤੁ ਨ ਜਾਣੈ ॥ (1, 152-6)

ਮਨ ਸਮਝਾਵਨ ਕਾਰਨੇ ਕਛੁਅਕ ਪੜੀਐ ਗਿਆਨ ॥ (ਕਬੀਰ, 340-8)

ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ (1, 469-17)

ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ (1, 467-15)

ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥ (1, 467-14)

ਪੜਿ ਪੜਿ ਥਾਕੇ ਸਾਂਤਿ ਨ ਆਈ ॥ (3, 120-6)

ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ (1, 140-15)

ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ (1, 473-13)

### ਪਾਖੰਡ

ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ (3, 88-15)

ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥ (1, 471-16)

ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥ (3, 910-13)

ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ (3, 849-11)



ਪਾਖੰਡਿ ਰਾਚਿ ਤਤੁ ਨਹੀ ਬੀਨੈ ॥ (1, 840-4)

ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ  
ਨਿਮਖ ਸਿਮਰਤ ਜਿਤੁ ਛੂਟੈ ॥ (5, 747-14)

ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥ (1, 54-2)

ਪਾਖੰਡ ਭਗਤਿ ਨ ਹੇਵਈ ਦੁਬਿਧਾ ਬੋਲੁ ਖੁਆਰੁ ॥ (3, 28-17)

ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖ ਨ ਪਾਇਆ ॥ (1, 1043-11)

ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੇ ਸਹੁ ਸਭੁ ਕਿਛੁ ਜਾਣਏ ॥ (3, 440-12)

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ  
ਵਿਕਾਰੀ ॥ (1, 635-11)

### ਪਾਠ

ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ  
ਉਤਰਸਿ ਪਾਰਾ ॥ (ਕਬੀਰ, 1103-1)

ਪੋਥੀ ਪਰਮੇਸਰ ਕਾ ਥਾਨ ॥ (5, 1226-3)

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ  
ਅਧਿਕ ਅਹੰਬੁਧਿ ਬਾਧੇ ॥ (5, 641-16)

ਆਚਾਰੀ ਨਹੀ ਜੀਤਿਆ ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ (1, 355-8)

ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ (3, 1246-14)

ਹਨੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ ਲੋਕ ਸੁਣਾਵੈ ॥ (1, 905-19)

ਪਾਠੁ ਪੜੈ ਮੁਖਿ ਝੂਠੇ ਬੋਲੈ ਨਿਗੁਰੇ ਕੀ ਮਤਿ ਓਹੈ ॥ (1, 1010-5)

ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ (ਕਬੀਰ, 1350-4)

ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ (3, 66-18)

### ਪਾਣੀ

ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥ (1, 1240-8)

ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾਂਤੀ ਕੋ ਪਿੰਜਰੁ ਪੰਖੀ ਬਸੈ  
ਬਿਚਾਰਾ ॥ (ਰਵਿਦਾਸ, 659-3)

ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ (2, 146-14)

ਜਲ ਹੀ ਤੇ ਸਭ ਉਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ  
ਲਾਗੈ ਆਇ ॥ (1, 1419-18)

ਪਉਣੁ ਗੁਰੂ ਪਾਣੀ ਪਿਤ ਜਾਤਾ ॥ (1, 1021-2)

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ (1, 8-10)

### ਪਾਨ ਸੁਪਾਰੀ

ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥ (ਕਬੀਰ, 326-14)

ਕਾਮਨਿ ਚਾਹੈ ਸੁੰਦਰਿ ਭੋਗ ॥ ਪਾਨ ਫੂਲ ਮੀਠੇ ਰਸ ਰੋਗ ॥ (1, 1187-12)

ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤੁ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨੁ ਬਸਤ੍ਰੁ ਗਹਨੇ  
ਬਨੇ ਸੁਹਾਵੇ ॥ ਧਨੁ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥ (5, 737-9)

ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨੁ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥  
(1, 19-4)

### ਪਾਪ ਛੁਪ ਕੇ

ਰੇ ਨਰ ਕਾਇ ਪਰ ਗ੍ਰਿਹਿ ਜਾਇ ॥ (5, 1001-15)

ਅਪਰਾਧੀ ਦੂਣਾ ਨਿਵੈ ਜੇ ਹੰਤਾ ਮਿਰਗਾਹਿ ॥ (1, 470-15)

ਜਬ ਪਕੜੀ ਤਬ ਹੀ ਪਛੁਤਾਨੀ ॥ (1, 1275-19)

ਨਿਕਟਿ ਨ ਦੇਖੇ ਪਰ ਗ੍ਰਿਹਿ ਜਾਇ ॥ (5, 1139-12)

### ਪਾਪ ਪਰਾਛੁਤ

ਪਾਪ ਬੰਧਨੁ ਨਿਤ ਪਉਤ ਜਾਹਿ ॥ (5, 1192-18)

ਪਾਪ ਕਰੰਤੋ ਨਹ ਸੰਗਾਇ ॥ (5, 1192-16)

ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥ (ਕਬੀਰ, 1368-2)

ਪਾਪ ਕਰੈ ਤਾ ਪਛੋਤਾਣੇ ॥ (5, 676-11)

ਪਾਪੇ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ (3, 36-1)

ਪਾਪੀ ਕਾ ਘਰੁ ਅਗਨੇ ਮਾਹਿ ॥ (ਨਾਮਦੇਉ , 1165-2)

ਸਗਲ ਪਰਾਛੁਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ (5, 621-16)

ਪਾਪੀ ਤੇ ਰਾਖੇ ਨਾਰਾਇਣ ॥ (5, 1138-12)

ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ (5, 546-8)

ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮਰਾਇ  
॥ (5, 1425-11)

ਪਾਪ ਪਥਰ ਤਰਣੁ ਨ ਜਾਈ ॥ (1, 989-15)

ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰੁ ਲੁੜੇਨਿ ਸੁ ਖਾਧਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ  
ਜਮਪੁਰਿ ਬਾਧਾ ॥ (1, 156-15)

## ਪਾਪ ਬਚਾਉ

ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ (1, 935-4)

ਨਰ ਅਚੇਤ ਪਾਪ ਤੇ ਡਰੁ ਰੇ ॥ (9, 220-13)

ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ (3, 918-10)

ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ (3, 84-11)

ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ (5, 461-6)

ਮਨ ਪਾਪ ਕਰਤ ਤੂ ਸਦਾ ਸੰਗੁ ॥ (5, 1183-8)

ਰੇ ਨਰ ਕਾਇ ਪਰ ਗ੍ਰਿਹਿ ਜਾਇ ॥ (5, 1001-15)

ਪਾਪ ਬਿਨਾਸੇ ਨਾਮ ਕੈ ਰੰਗਿ ॥ (5, 900-18)

ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ (1, 4-12)

## ਪਾਰ ਸੰਸਾਰ ਤੇ

ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ (3, 245-16)

ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥ (1, 505-13)

ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥ (5, 208-10)

ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥ (ਨਾਮਦੇਉ, 1196-4)

ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥ (ਨਾਮਦੇਉ, 1196-3)

ਸੰਸਾਰੁ ਸਮੁੰਦੇ ਤਾਰਿ ਗੋਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥ (ਨਾਮਦੇਉ, 1196-2)

ਤਾਰਣ ਤਰਣ ਹਰਿ ਸਰਣ ॥ (5, 894-19)

ਭਗਤਿ ਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰ ਅਬ ਉਤਰੇ ਪਾਰੇ ॥ (5, 805-6)

ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ (5, 1225-2)

ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥ ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮ ਕੰਕਰੁ ਕਿਛੁ ਨ ਕਹੀ ॥ (5, 1017-10)

ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥ (5, 461-3)

ਸੰਸਾਰ ਸਾਗਰੁ ਤਿਨ੍ਹੀ ਤਰਿਆ ਜਿਨ੍ਹੀ ਏਕੁ ਧਿਆਇਆ ॥ (5, 461-11)

ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ (ਸਵਈਏ ਮਹਲੇਚਉਥੇ ਕੇ, 1402-1)

ਸੰਸਾਰ ਸਾਗਰਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ (5, 136-8)

ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥ (5, 986-9)

ਤੇਰੇ ਜੀਅ ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥ (5, 563-16)

ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ (3, 245-17)

ਸੰਸਾਰੁ ਸਾਗਰੁ ਮਹਾ ਬਿਖੜਾ ਪਲਿ ਏਕ ਮਾਹਿ ਤਰਾਇਆ ॥ (5, 691-6)

ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ (5, 838-15)

### ਪਾਰਸ

ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥ (ਕਬੀਰ, 1158-13)

ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ (1, 689-1)

ਪਾਰਸੁ ਪਰਸਿ ਪਰਮ ਪਦੁ ਪਾਵੈ ॥ (1, 411-13)

ਪਾਰਸੁ ਭੇਟ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥ (1, 1172-4)

ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥ (3, 1346-13)

ਪਾਰਸਿ ਪਰਸੀਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ (1, 27-9)

ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ (3, 649-8)

ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥ (ਕਬੀਰ, 481-5)

ਪਾਰਸ ਪਰਸੇ ਫਿਰਿ ਪਾਰਸੁ ਹੋਇ ਹਰਿ ਜੀਉ ਅਪਣੀ ਕਿਰਪਾ ਧਾਰੀ ॥ (3, 911-1)

ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥ (1, 505-8)

### ਪਿੰਡ ਪਤੱਲ

ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥ (1, 358-8)

ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ (ਸੁੰਦਰੁ , 923-17)

### ਪਿਆਰ

ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ (5, 534-3)

### ਪਿਆਰ ਇੱਕਮਿਕੱਤਾ ਅਭੇਦਤਾ

ਰੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲਤਰੰਗ ਜੈਸਾ ॥ (ਰਵਿਦਾਸ, 93-16)

ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ (5, 838-8)

ਧਨ ਪਿਰੁ ਏਹਿ ਨ ਆਖੀਅਨਿ ਬਹੁਨ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥ (3, 788-12)

### ਪਿਆਰ ਹੋਰ ਪਰਮਾਣ

ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤ ਜਲੁ ਪੀਵਤ  
ਠੰਡਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥ (5, 100-14)

ਤੂੰ ਜਲ ਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾੜ੍ਹਕ ਤਿਖਹਾਰੇ ॥ ਤੁਮਰੀ ਆਸ  
ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥ (5, 100-13)

ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ  
ਅਨ ਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥ (5, 100-15)

ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ (5, 455-8)

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ  
ਨ ਦੇਇ ॥ (1, 60-5)

### ਪਿਆਰ ਕੰਵਲ

ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ (5, 454-16)

ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥  
(5, 1364-2)

ਚੰਦ ਦੇਖਿ ਬਿਗਸਹਿ ਕਉਲਾਰ ॥ (5, 1180-10)

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੇ  
ਅਸਨੇਹਿ ॥ (1, 59-18)

### ਪਿਆਰ ਚਕਵੀ

ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ (5, 455-4)

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ (1, 60-7)

ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ (5, 1122-13)

ਅਨਿਕ ਸੁਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ (5, 702-2)

ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥ (5, 838-9)

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ (5, 838-8)

### ਪਿਆਰ ਝੂਠਾ

ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ (1, 1286-13)

ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥ (5, 738-11)

ਜਗਤ ਮੈ ਝੂਠੀ ਦੇਖੀ ਪ੍ਰੀਤਿ ॥ ਅਪਨੇ ਹੀ ਸੁਖ ਸਿਉ ਸਭ ਲਾਗੈ ਕਿਆ ਦਾਰਾ ਕਿਆ ਮੀਤ ॥ (9,  
536-15)

### ਪਿਆਰ ਬੰਬੀਹਾ

ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਦ ਨ ਪਾਇ ॥ (3, 1262-10)

ਜੈਸੀ ਚਾਤ੍ਰਕ ਪਿਆਸ ਖਿਨੁ ਖਿਨੁ ਬੁੰਦ ਚਵੈ ਬਰਸੁ ਸੁਹਾਵੇ ਮੇਹੁ ॥ (5, 454-19)

ਚਾਤ੍ਰਕੁ ਚਾਹਤ ਮੇਹੁ ॥ (5, 838-13)

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਕ ਮੇਹੁ ॥ (1, 60-4)

ਹਰਿ ਬਿਨੁ ਕਿਉ ਰਹੀਐ ਦੁਖ ਕਿਨਿ ਸਹੀਐ ਚਾਤ੍ਰਕ ਬੁੰਦ ਪਿਆਸਿਆ ॥ (5, 1122-12)

ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੁੰਦ ਮੁਹਿ ਪਾਇ ॥ (3, 1420-4)

### ਪਿਆਰ ਬਿਰਹਾ

ਫਰੀਦਾ ਜਿਤੁ ਤਨਿ ਬਿਰਹੁ ਨ ਉਪਜੈ ਸੋ ਤਨੁ ਜਾਣੁ ਮਸਾਨੁ ॥ (ਫਰੀਦ, 1379-15)

ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ (5, 1122-11)

ਫਰੀਦਾ ਜਿਤੁ ਤਨਿ ਬਿਰਹੁ ਨ ਉਪਜੈ ਸੋ ਤਨੁ ਜਾਣੁ ਮਸਾਨੁ ॥ (ਫਰੀਦ, 1379-16)

ਮੁਪਨੈ ਉਭੀ ਭਈ ਗਹਿਓ ਕੀ ਨ ਅੰਚਲਾ ॥ (5, 1362-17)

ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ (5, 1425-1)

ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ (5, 96-19)

ਵੈਦੁ ਬੁਲਾਇਆ ਵੈਦਗੀ ਪਕੜਿ ਢੰਢੇਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥ (1, 1279-15)

ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ (ਫਰੀਦ, 794-11)

ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਪ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥ (2, 83-16)

ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਕ ਕੀ ਨਿਆਈ ॥ (5, 96-15)

ਮੋਹਿ ਮਛਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ (5, 847-11)

ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ (5, 543-1)

ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ (4, 1422-4)

ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥ (5, 1426-3)

ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥ (2, 89-2)

### ਪਿਆਰ ਭੰਵਰਾ

ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥ (5, 670-18)

ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥ (5, 1364-2)

ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ (5, 454-16)

### ਪਿਆਰ ਮੱਛੀ

ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ (5, 670-18)

ਜੈਸੀ ਮਛਲੀ ਨੀਰ ਇਕੁ ਖਿਨੁ ਭੀ ਨ ਧੀਰੇ ਮਨ ਐਸਾ ਨੇਹੁ ਕਰੇਹੁ ॥ (5, 454-19)

ਮੋਹਿ ਮਛਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ (5, 847-11)

ਤੂੰ ਜਲਨਿਧਿ ਹਮ ਮੀਨ ਤੁਮਾਰੇ ॥ (5, 100-13)

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੇ ਮਨਿ  
ਤਨਿ ਸਾਂਤਿ ਸਰੀਰ ॥ (1, 60-2)

ਮੀਨੁ ਬਿਛੋਹਾ ਨਾ ਸਰੈ ਜਲ ਬਿਨੁ ਮਰਿ ਪਾਹੀ ॥ (5, 1122-11)

ਜਿਉ ਰਾਤੀ ਜਲਿ ਮਾਛਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ (5, 454-2)

ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ (4, 1422-4)

ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰ ॥ (1, 21-19)

ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥ (3, 1016-6)

ਹੇਤ ਰੋਗ ਕਾ ਸਗਲ ਸੰਸਾਰਾ ॥ (5, 1140-19)

ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥ (5,  
1426-3)

ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ  
॥ ਸਿਰੁ ਦੀਜੈ ਕਾਣਿ ਨ ਕੀਜੈ ॥ (1, 1412-2)

ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ (ਫਰੀਦ, 1379-12)

ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ (1, 662-2)

ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥ (2, 474-5)

ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ (5, 1000-2)

ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥ (ਰਵਿਦਾਸ, 93-16)

ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਪ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥  
(2, 83-16)

ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥ (ਫਰੀਦ, 1378-16)

ਏਹੁ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ (2, 474-3)

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ (1, 590-2)

ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥ (1, 1279-15)

ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥ (ਕਬੀਰ, 1367-10)

ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ (5, 706-14)

ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ (1, 1410-7)

### ਪਿਰ

ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ (3, 244-19)

### ਪਿਰ ਕੰਤ

ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ (3, 567-17)

ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੇ ॥ (3, 243-19)

ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ (1, 689-16)

### ਪਿਰ ਕਾਮਣ

ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥ (3, 568-10)

ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨ ਪਿਰੁ ਮਰੈ ਨ ਜਾਏ ॥ (3, 245-1)

ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥ (3, 568-3)

ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥ (3, 244-4)

ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥ (3, 244-7)

ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥ (3, 428-9)

ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥ (3, 245-6)

ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥ (3, 568-7)

ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ (3, 568-6)

ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥ (3, 245-5)

### ਪਿਰ ਤੋਂ ਪਰੇ

ਮਨਮੁਖਿ ਮੈਲੀ ਡੁਮਣੀ ਭਾਈ ਦਰਗਹ ਨਾਹੀ ਥਾਉ ॥ (3, 639-8)

ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ (3, 639-5)



ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ (3, 428-12)

ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥ (3, 428-8)

ਧਨ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੁਟੀ  
ਝੂਠਿ ਵਿਛੁੰਨਿਆ ॥ (1, 689-8)

ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ  
ਕੁਨਾਰਿ ॥ (3, 652-1)

ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ (3, 428-4)

ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥ (3, 89-19)

### ਪਿਰ ਧਨ

ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ  
ਵੀਚਾਰੇ ॥ (3, 244-12)

ਧਨ ਕਰੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ  
ਵਚਨੁ ਦੇਹਿ ਛੋਡਿ ਨ ਜਾਸਾ ਹੈ ॥ 1 ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ  
ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤਾ ਉਠਿ ਸਿਧਾਸਾ ਹੇ ॥ 8 ॥  
(5, 1073-1)

ਧਨ ਕਰੈ ਬਿਨਉ ਦੇਉ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ  
ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥ (5, 1072-16)

ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥ (3, 243-17)

ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ (5, 1072-14)

ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ  
ਆਪੇ ਸਾਚੈ ਸਾਹਿ ਸਵਾਰੀ ॥ (3, 567-18)

ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ (3, 243-17)

### ਪਿਰ ਨਾਰ

ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ (3, 651-12)

ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ  
ਘਰਿ ਸੋਹੈ ਨਾਰੀ ॥ (1, 690-1)

ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ (1, 689-15)

### ਪਿਰ ਰਾਵਣਾ

ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥ (3, 429-3)

ਅਨਦਿਨੁ ਰਾਵਹਿ ਪਿਰੁ ਆਪਣਾ ਸਚ ਰਖਹਿ ਉਰ ਧਾਰਿ ॥ (3, 428-14)

ਜਿਨ੍ਹਾ ਪਿਰੁ ਰਾਵਿਆ ਆਪਣਾ ਤਿਨ੍ਹਾ ਵਿਟਹੁ ਬਲਿ ਜਾਉ ॥ (3, 428-15)

ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ  
ਰਾਵੇ ਰੰਗਿ ਰਾਤੀ ॥ (1, 689-19)

### ਪਿਰ ਵਰ

ਹਰਿ ਵਰੁ ਸੋਹਾਗੋ ਸਮਤਕਿ ਭਾਗੋ ਸਚੈ ਸਬਦਿ ਸੁਹਾਏ ॥ (3, 568-10)

ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉਨਿਧਿ ਪਾਈ ॥ (3, 245-15)

ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ (3, 245-3)

ਵਰ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥ (3, 428-17)

ਇਕਿ ਪਿਰੁ ਹਦੂਰਿ ਨ ਜਾਣਨੀ ਦੂਜੈ ਭਰਮਿ ਭੁਲਾਇ ॥ (3, 428-2)

ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ (3, 244-3)

ਪਿਰ ਕੈ ਕਾਮਿ ਨ ਆਵਈ ਬੋਲੈ ਫਾਦਿਲੁ ਬਾਦਿ ॥ (1, 56-7)

ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ  
ਜੀਉ ਕਾਪੜੁ ਤਨਿ ਨ ਸੁਹਾਈ ॥ (3, 244-8)

ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥ (1, 56-3)

ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ  
॥ (3, 89-18)

ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ (3, 652-1)

ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥ (3, 245-12)

ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ (3, 428-7)

ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ (3, 428-6)

ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥ (1, 56-5)

ਪਿਰਹਿ ਬਿਹੁਨ ਕਤਹਿ ਸੁਖੁ ਪਾਏ ॥ (ਫਰੀਦ, 794-12)

ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ (3, 90-1)

ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥ (3, 428-15)

ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥ (3, 428-1)

### ਪੀਣਾ

ਜੋ ਹਲਾਹਲ ਸੋ ਪੀਵੈ ਬਉਰਾ ॥ ਅੰਮ੍ਰਿਤੁ ਨਾਮ ਜਾਨੈ ਕਰਿ ਕਉਰਾ ॥ (5, 180-4)

ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਦ ਅਨਦ ਅਨ ਤਾ ॥ (5, 496-6)

ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ (5, 1363-14)

### ਪੁੰਨ

ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲ ਨ ਖਾਇ  
॥ (5, 1300-8)

ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ (3, 160-3)

ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ (1, 465-16)

ਪੁੰਨ ਦਾਨ ਕਾ ਕਰੇ ਸਰੀਰੁ ॥ ਸੇ ਗਿਰਹੀ ਗੰਗਾ ਕਾ ਨੀਰੁ ॥ (1, 952-13)

ਜਿਨ੍ਹ ਕੈ ਪੋਤੈ ਪੁੰਨੁ ਤਿਨ੍ਹਾ ਗੁਰੂ ਮਿਲਾਏ ॥ (3, 364-12)

ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥ (1, 1238-7)

ਪੁੰਨ ਦਾਨ ਜਪ ਤਪ ਜੇਤੇ ਸਭ ਉਪਰਿ ਨਾਮੁ ॥ (5, 401-3)

ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ (1, 4-13)

ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ  
॥ (1, 56-12)

ਜਿਨ੍ਹ ਕੈ ਪੋਤੈ ਪੁੰਨੁ ਹੈ ਤਿਨ੍ਹੀ ਦਰਸਨੁ ਪਾਇਆ ॥ (1, 1245-1)

ਕਲਿ ਮਹਿ ਏਹੇ ਪੁੰਨੁ ਗੁਣ ਗੋਵਿੰਦ ਗਾਹਿ ॥ (5, 962-2)

### ਪੁਸ਼ਾਕ

ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥ ਖਾਕੁ ਲੋੜੇਦਾ ਤਿੰਨਿ ਖੇ ਜੋ ਰਤੇ ਦੀਦਾਰ ॥ (5, 1098-3)

ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ (1, 149-4)

ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ (1, 648-14)

ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖੇ ਉਭਿ ਜਾਹਿ ॥ (ਰਵਿਦਾਸ, 1196-9)

ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥ (5, 1094-9)

ਧੋਤੀ ਖੋਲਿ ਵਿਛਾਏ ਹੇਠਿ ॥ ਗਰਧਪ ਵਾਂਗੂ ਲਾਹੇ ਪੇਟਿ ॥ (5, 201-2)

ਧੋਤੀ ਉਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਿਹ ਨਾਟ ਸਾਲਾ ॥ (1, 832-7)

ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥ (1, 16-15)

ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ (1, 2-5)

ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਚੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ (1, 16-16)

ਰਤਾ ਪੈਨਣ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥  
(1, 16-14)

ਨੀਲ ਵਸਤੁ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ (1, 472-1)

ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ (1, 471-15)

ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤੁ ਲੇ ਕਪੜੇ ਤੁਰਕ  
ਪਠਾਣੀ ਅਮਲੁ ਕੀਆ ॥ (1, 470-7)

ਵਸਤੁ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੇ ॥ (1, 139-13)

ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ (1, 471-19)

### ਪੁਕਾਰ

ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੁਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ  
ਅਧਾਰੁ ॥ (3, 27-10)

ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ਨਾਨਕ ਸੁਖਿ ਸਵਨਿ ਸੋਹਾਗਣੀ ਸਚੈ ਨਾਮਿ ਸਮਾਇ ॥  
(3, 1420-2)

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂਤੁ ਗਾਲੀ ਹੋਛੀਆ ॥ (5, 761-15)

ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥ (1,  
349-12)

ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥ (5, 137-11)

ਨ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ (1,  
935-2)

ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ  
ਧਾਰਿ ॥ (3, 1285-3)

### ਪੁਤੱਰ

ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥  
(1, 1200-11)

ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ  
ਮੁਰਟੀਐ ॥ (ਬਲਵੰਰਿ ਸੱਤਾ, 967-2)

ਪੁੰਤੀ ਗੰਢੁ ਪਵੈ ਸੰਸਾਰਿ ॥ (1, 143-10)

ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥ (5,  
496-3)

ਮੈ ਓਲ੍ਹਗੀਆ ਓਲ੍ਹਗੀ ਹਮ ਛੋਰੁ ਥਾਰੇ ॥ (1, 421-3)

## ਪ੍ਰੰਗੜਾ

ਨ ਹਉ ਤੇਰਾ ਪ੍ਰੰਗੜਾ ਨ ਤੂ ਮੇਰੀ ਮਾਇ ॥ (ਨਾਮਦੇਉ , 1165-17)

## ਪੂਜਾ

ਨਾਮੋ ਪੂਜ ਕਰਾਈ ॥ (3, 910-6)

## ਪੂਜਾ ਚੜਾਵਾ

ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥  
(ਕਬੀਰ, 479-7)

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥ ਮਾਈ ਗੋਬਿੰਦ ਪੂਜਾ ਕਰਾ  
ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥ (ਰਵਿਦਾਸ, 525-12)

ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥ (1, 1345-3)

ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥ (ਰਵਿਦਾਸ, 525-15)

ਮਨੁ ਤਨੁ ਧਨੁ ਸਭੁ ਪ੍ਰਭੁ ਕੇਰਾ ਕਿਆ ਕੋ ਪੂਜ ਚੜਾਵਏ ॥ (5, 542-9)

ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥ (ਕਬੀਰ, 1158-16)

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥  
(ਕਬੀਰ, 479-4)

ਬ੍ਰਹਮ ਪਾਤੀ ਬਿਸਨੁ ਡਾਰੀ ਫੂਲ ਸੰਕਰ ਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥  
(ਕਬੀਰ, 479-5)

ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥ (3, 910-9)

ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥ (3, 910-11)

ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥ (3, 910-10)

ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥ (3, 910-7)

ਅੰਤਰਿ ਪੂਜਾ ਮਨ ਤੇ ਹੋਇ ॥ (3, 1173-6)

ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹੁ ਪੂਜਾ ਥਾਇ ਪਾਈ ॥ (3, 910-8)

ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੈ ਸਭੁ ਭਾਉ ਹੈ ਦੂਜਾ ॥ (3, 841-15)

ਰਾਮ ਨਾਮੁ ਜਪਿ ਅੰਤਰਿ ਪੂਜਾ ॥ (1, 1345-2)

ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥ (ਕਬੀਰ, 324-12)

ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥ (3, 88-3)

ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ (3, 88-4)

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ  
ਮਿਲੀਐ ਇਹ ਜੁਗਤਾ ॥ (5, 642-3)

ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ (1, 1345-1)

ਕਰਣੀ ਕੁੰਗੁ ਜੇ ਰਲੈ ਘਟ ਅੰਤਰਿ ਪੂਜਾ ਹੋਇ ॥ (1, 489-4)

ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥ (1, 489-5)

### ਪੈਜ

ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ (ਸੁੰਦਰੁ, 923-5)

ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ  
ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ (4, 168-6)

ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥ (5, 554-4)

ਹਰਿ ਜੁਗ ਜੁਗ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ (4, 451-12)

ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥ (5, 201-7)

ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ (4, 443-16)

ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ (ਸੁੰਦਰੁ, 923-6)

ਜਨ ਕੀ ਪੈਜ ਸਵਾਰੀ ਆਪ ॥ (5, 500-15)

### ਫਾਸਣਾ

ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥ (5, 43-6)

ਤੂ ਕੈਸੇ ਆੜਿ ਫਾਥੀ ਜਾਲਿ ॥ (1, 1275-17)

ਜਿਉ ਮਛਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ (1, 935-8)

ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥ (ਕਬੀਰ, 331-13)

ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ (1, 1279-2)

ਫਾਥੇਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ (5, 460-3)

ਫਾਥਾ ਚੋਗ ਚੁਗੈ ਨਹੀ ਬੁਝੈ ॥ (1, 935-7)

ਫਾਥੀ ਛੂਟਹਿ ਗੁਣ ਗਿਆਨਿ ਬੀਚਾਰਿ ॥ (1, 1276-1)

ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥ (1, 935-9)

### ਫਕੀਰ

ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ (1, 1289-2)

ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ (1, 1245-17)

ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ (1, 1287-11)

### ਫਲ ਫੁੱਲ

ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥ (3, 66-6)

ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ (1, 468-15)

ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ ਫਲ ਪਾਵਹਿ ਮਨ ਬਾਛਤੇ ਤਪ ਤਿ ਤੁਹਾਰੀ ਜਾਇ ॥ (5, 256-19)

ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ (1, 470-13)

ਫਲ ਪਾਵਹਿ ਮਿਟੈ ਜਮ ਤ੍ਰਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥ (5, 176-17)

ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਉਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ (3, 602-6)

ਕਾਹੂ ਫਲ ਕੀ ਇਛਾ ਨਹੀ ਬਾਛੈ ॥ (5, 274-8)

ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੇ ਜਾਈਐ ॥ (4, 1179-10)

ਫਲ ਫੂਲ ਲਾਗੇ ਜਾਂ ਆਪੇ ਲਾਏ ॥ (3, 1177-4)

ਫਲ ਕਾਰਨ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲੁ ਬਿਲਾਇ ॥ (ਰਵਿਦਾਸ, 1167-12)

ਮਿਟਿ ਗਿਆ ਦੂਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ ॥ (5, 388-14)

ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਹਰੇ ॥ (1, 1190-10)

ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ (3, 1172-9)

ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ (5, 1185-5)

ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੁਕਾ ਮਨ ਅਭਿਮਾਨੁ ॥ (1, 1168-6)

### ਫਲਣਾ ਫੁਲਣਾ

ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥ (3, 1177-2)

ਫਲਹਿ ਫੂਲੀਅਹਿ ਰਾਮ ਨਾਮਿ ਸੁਖੁ ਹੋਇ ॥ (3, 1176-14)

ਫਲੀਅਹਿ ਫੂਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥ (2, 463-3)

ਫਲਹਿ ਫੂਲੀਅਹਿ ਰਾਮ ਨਾਮਿ ਸੁਖੁ ਹੋਇ ॥ (3, 1176-14)

### ਫਾਹੀ

ਜਬ ਗਲਿ ਫਾਸ ਪੜੀ ਅਤਿ ਭਾਰੀ ॥ ਉਡਿ ਨ ਸਾਕੈ ਪੰਖ ਪਸਾਰੀ ॥ (1, 1275-19)

ਨਾਮੁ ਜਪਹੁ ਤਉ ਕਟੀਅਹਿ ਫਾਸਾ ॥ (5, 258-7)

ਫਾਗੀ ਫਾਥੇ ਮਿਰਗ ਜਿਉ ਦੂਖੁ ਘਣੇ ਨਿਤ ਰੋਇ ॥ (1, 23-2)

ਫਿਰਿ ਫਿਰਿ ਫਾਗੀ ਫਾਸੈ ਕਉਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ (1, 935-7)

ਫਠੈ ਫਾਗੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥ (1, 433-18)

ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥ (5, 258-5)

### ਫੁਰਮਾਨ

ਕੋਇ ਨ ਮੇਟੈ ਧੁਰਿ ਫੁਰਮਾਇਆ ॥ (3, 1044-16)

ਫੁਰਮਾਨੁ ਤੇਰਾ ਸਿਰੈ ਉਪਰਿ ਫਿਰਿ ਨ ਕਰਤ ਬੀਚਾਰ ॥ ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥ (ਕਬੀਰ, 338-14)

### ਬੰਦਨਾ

ਕਰਿ ਬੰਦਨਾ ਲਖ ਬਾਰ ॥ (5, 837-16)

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ (5, 683-19)

### ਬੰਦਾ

ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥ (1, 359-18)

ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ (1, 465-18)

ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥ (ਕਬੀਰ, 338-15)

ਹੁਕਮੁ ਪਛਾਨੈ ਸੁ ਏਕੇ ਜਾਨੈ ਬੰਦਾ ਕਹੀਐ ਸੋਈ ॥ (ਕਬੀਰ, 1350-3)

ਬੰਦੇ ਖੋਜੁ ਦਿਲ ਹਰ ਰੋਜ ਨ ਫਿਰੁ ਪਰੇਸਾਨੀ ਮਾਹਿ ॥ (ਕਬੀਰ, 727-8)

ਵਖਤੁ ਵੀਚਾਰੇ ਸੁ ਬੰਦਾ ਹੋਇ ॥ (1, 83-19)

ਬੰਦਉ ਹੋਇ ਬੰਦਗੀ ਗਹੈ ॥ (ਕਬੀਰ, 341-19)

### ਬੰਧਨ

ਬੰਧਨ ਸੁਤ ਕੰਨਿਆ ਅਰੁ ਨਾਰਿ ॥ (1, 416-14)

ਬੰਧਨ ਬੇਦੁ ਬਾਦੁ ਅਹੰਕਾਰ ॥ (1, 416-19)

ਬੰਧਨਿ ਬਾਂਧਿਆ ਆਈਐ ਜਾਈਐ ॥ (1, 832-9)

ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ (5, 400-16)

ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ (3, 551-3)



ਗਲਿ ਚਮੜੀ ਜਉ ਛੋਡੈ ਨਾਹੀ ॥ (5, 392-7)  
ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ (5, 673-18)  
ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ (5, 1147-16)  
ਕੋਟਿ ਕਰਮ ਬੰਧਨ ਕਾ ਮੂਲੁ ॥ (5, 1149-4)  
ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥ (1, 728-12)  
ਕਰਮ ਕਰੈ ਤ ਬੰਧਾ ਨਹ ਕਰੇ ਤ ਨਿੰਦਾ ॥ (5, 1019-11)  
ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ (3, 1176-18)

### ਬਉਰਾ

ਮਨਮੁਖ ਭਰਮਿ ਭੁਲੇ ਬਉਰਾਨੇ ॥ (1, 796-6)  
ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ (1, 991-7)  
ਭਗਤਿ ਬਿਹੂਨਾ ਜਗੁ ਬਉਰਾਨਾ ॥ (1, 931-12)  
ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨ ॥ (1, 635-7)  
ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥ (ਕਬੀਰ, 1158-17)  
ਦੁਬਿਧਾ ਬਉਰੀ ਮਨੁ ਬਉਰਾਇਆ ॥ (1, 1342-2)  
ਮੈ ਬਉਰੀ ਮੇਰਾ ਰਾਮੁ ਭਵਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥ (ਨਾਮਦੇਉ ॥, 1164-1)  
ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ (3, 604-5)

### ਬਕਾਸੀਸ ਅਸੀਸ

ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥ (5, 496-3)  
ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ (1, 42-10)  
ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ (1, 582-1)  
ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਅਸੀਸਾ ਹੇ ॥ (1, 582-1)  
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥ (1, 12-13)  
ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ (1, 582-2)

### ਬਖਸ

ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ  
ਕਾ ਦਿਲਾਸਾ ॥ (5, 750-1)

ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ  
ਸਦ ਕੁਰਬਾਨੀ ॥ (5, 403-13)

ਹਉ ਪਾਪੀ ਤੂੰ ਬਖਸਣਹਾਰੁ ॥ (1, 356-10)

ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ (3, 653-18)

ਤੂ ਬਖਸਹਿ ਜਾਤਿ ਪਤਿ ਹੋਇ ॥ (1, 1331-3)

ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ ॥ (5, 628-18)

ਤੁਧ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥ (5,  
261-5)

ਕਰੈ ਕਬੀਰ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ ਬੰਦੇ ਕਉ ਬਹਰਿ ਨ  
ਭਉਜਲਿ ਫੇਰਾ ॥ (ਕਬੀਰ, 1104-11)

ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥ (1, 1190-7)

### ਬਖਸਦਗੀ

ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥ (1, 726-12)

ਕਰਿ ਬੰਦਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹਾਰਿ ਸਵੇਰਾ ॥ (ਰਵਿਦਾਸ, 794-2)

ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥ (ਫਰੀਦ, 488-11)

### ਬਖੀਲੀ

ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥ (4, 733-17)

ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥ (4, 733-13)

### ਬਣਵਾਸ

ਸਚੈ ਸਬਦਿ ਸਚੁ ਕਮਾਵੈ ॥ ਸਚੀ ਬਾਣੀ ਹਰਿ ਗੁਣ ਗਾਵੈ ॥ (1, 1342-8)

ਸਾਚਾ ਸੇਵਹੁ ਸਾਚੀ ਬਾਣੀ ॥ (3, 1175-4)

ਹਨੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ ਲੋਕ ਸੁਣਾਵੈ ॥ (1, 905-19)

ਅੰਮ੍ਰਿਤ ਬਚਨ ਸਾਧ ਕੀ ਬਾਣੀ ॥ (5, 744-12)

ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥ (3, 1175-8)

ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥ (3, 665-4)

ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥ (3, 663-16)

ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ (5, 629-5)

ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ (4, 1308-12)

ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ (1, 661-18)  
 ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ (1, 722-16)  
 ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਪਰੇ ਪਿਆਰੁ ॥ ਤਾ ਕੇ ਪਾਵੈ ਮੋਖ ਦੁਆਰੁ ॥ ਜਪੁ  
 ਤਪੁ ਸਭ ਇਹੁ ਸਬਦੁ ਹੈ ਸਾਰੁ ॥ (1, 661-16)  
 ਸਚਾ ਸਬਦੁ ਸਚੀ ਹੈ ਬਾਣੀ ॥ (3, 1044-10)  
 ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੁਝੈ ਕੋਇ ॥ (3, 1277-1)  
 ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ (3, 646-8)  
 ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥ (3, 1066-3)  
 ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ (3, 918-4)  
 ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ (3, 922-17)  
 ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ  
 ਗੁਰੂ ਨਿਸਤਾਰੇ ॥ (4, 982-11)  
 ਗੁਰਮੁਖਿ ਬਾਣੀ ਨਾਦੁ ਵਜਾਵੈ ॥ (3, 1058-13)  
 ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ  
 ਸਿਰਿ ਬਾਣੀ ॥ (3, 920-3)  
 ਸਭਿ ਨਾਦ ਬੇਦ ਗੁਰਬਾਣੀ ॥ (1, 879-10)  
 ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ  
 ਸਮਾਣੀ ॥ (3, 920-4)  
 ਗੁਣ ਗਾਵਹੁ ਗੁਣ ਬੋਲਹੁ ਬਾਣੀ ਹਰਿ ਗੁਣ ਜਪਿ ਉਮਾਹਾ ਰਾਮ ॥ (4, 699-16)  
 ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ (3, 920-6)  
 ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥ (5, 1339-19)  
 ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥ (5, 1340-7)  
 ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚ ਸਮਾਣੀ ॥ (3, 754-6)

### ਬਦ ਕਿਸਮਤ

ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ (1, 721-8)

### ਬਦਨਾਮੀ

ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥ (1, 902-18)

ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥ (5, 742-19)

## ਬਦਫੈਲੀ

ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ (1, 142-6)

## ਬਰਹਮ ਗਿਆਨੀ

ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ (5, 273-17)

ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ (5, 272-19)

ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ (5, 273-1)

ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥ (5, 273-2)

ਬ੍ਰਹਮ ਗਿਆਨੀ ਕੈ ਏਕੈ ਰੰਗ ॥ (5, 273-6)

ਬ੍ਰਹਮ ਗਿਆਨੀ ਕੈ ਘਰਿ ਸਦਾ ਅਨ ਦ ॥ (5, 273-8)

ਬ੍ਰਹਮ ਗਿਆਨੀ ਸਦਾ ਸਮਦਰਸੀ ॥ (5, 272-19)

ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ (5, 273-18)

ਬ੍ਰਹਮ ਗਿਆਨੀ ਕਾ ਕਰਮੁ ਬਡਭਾਗੀ ਪਾਈਐ ॥ (5, 273-12)

ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥ (5, 273-13)

ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ (5, 273-16)

ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ (5, 273-9)

ਬ੍ਰਹਮ ਗਿਆਨੀ ਕੈ ਮਿਤ੍ਰੁ ਸਤ੍ਰੁ ਸਮਾਨਿ ॥ (5, 272-16)

ਬ੍ਰਹਮ ਗਿਆਨੀ ਸਗਲ ਕੀ ਰੀਨਾ ॥ (5, 272-18)

ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥ (5, 272-17)

ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ (5, 272-12)

ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ (5, 272-16)

ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ (5, 272-11)

ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ (5, 272-12)

ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬੋਹਮ ਗਿਆਨੀ ਹੋਇ ॥ (5, 272-10)

ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ (5, 272-13)

ਬ੍ਰਹਮ ਗਿਆਨੀ ਉਚ ਤੇ ਉਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ (5, 272-16)

ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥ (5, 272-14)

ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ (5, 272-15)

### ਬਰਹਮ ਬੀਚਾਰ

ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕ ਬੋਲੈ ਬ੍ਰਹਮ ਬੀਚਾਰੁ ॥ (5, 1138-7)

ਬ੍ਰਹਮ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੇ ਜੰਤੁ ਮਹਾ ਦੁਖੁ ਪਾਵੈ ॥ (4, 317-16)

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥ ਕੋਈ ਗਾਵੈ ਕੇ ਸੁਣੈ ਹਰਿ ਨਾਮਾ ਚਿਤੁ ਲਾਇ ॥ (, 335-12)

ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥ (ਕਬੀਰ, 335-12)

### ਬਰਹਮਚਾਰੀ

ਬ੍ਰਹਮਚਾਰਿ ਬ੍ਰਹਮਚਰੁ ਕੀਨਾ ਹਿਰਦੈ ਭਇਆ ਗੁਮਾਨਾ ॥ (5, 1003-4)

ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ (4, 164-1)

ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੁਆ ਡੋਲੈ ਨਰਕੇ ਪਾਈ ॥ (1, 906-1)

ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥ (ਕਬੀਰ, 1160-2)

### ਬਰਹਮਣ

ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥ (ਕਬੀਰ, 970-8)

ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥ (1, 1411-16)

ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੇ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥ (ਕਬੀਰ, 324-19)

ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥ (ਕਬੀਰ, 1377-7)

ਕਹੁ ਰੇ ਪੰਡਿਤ ਬਾਮਨ ਕਬ ਕੇ ਹੋਇ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥ (ਕਬੀਰ, 324-17)

ਤੁਮ ਕਤ ਬ੍ਰਾਹਮਣੁ ਹਮ ਕਤ ਸੂਦ ॥ ਹਮ ਕਤ ਲੋਹੁ ਤੁਮ ਕਤ ਦੂਧ ॥ (ਕਬੀਰ, 324-18)

ਸੇ ਬ੍ਰਾਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ (1, 1411-16)

ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੇ ਕਿਉ ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭ ਲਾਗੈ ਸੇ ਕਿਉ ਪੰਡਿਤੁ ਹਰਿ ਨ ਕਹੈ ॥ (ਕਬੀਰ, 970-4)

ਕਾਹੇ ਮੇਰੇ ਬਾਮਨੁ ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥ (ਕਬੀਰ, 970-6)

ਸੇ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ (1, 662-14)

ਬ੍ਰਹਮੁ ਬਿੰਦੈ ਸੇ ਬ੍ਰਾਹਮਣੁ ਹੋਈ ॥ (3, 1128-2)

ਜੋ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥ ਤਉ ਆਨ ਬਾਟ ਕਾਹੇ ਨਹੀ ਆਇਆ ॥ (ਕਬੀਰ, 324-17)

ਇਸੁ ਜੁਗ ਮਹਿ ਵਿਰਲੇ ਬ੍ਰਾਹਮਣੁ ਬ੍ਰਹਮੁ ਬਿੰਦਹਿ ਚਿਤੁ ਲਾਇ ॥ (3, 850-2)

ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ (3, 68-2)  
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ (3, 849-19)

### ਬਰਖਾ

ਮੀਹੁ ਪਇਆ ਪਰਮੇਸਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ (5, 105-18)  
ਹੁਕਮੀ ਵਰਸਣ ਲਾਗੇ ਮੇਹਾ ॥ (5, 104-10)

### ਬਲਿਹਾਰੀ

ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥ (ਕਬੀਰ, 1364-13)  
ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥ (ਕਬੀਰ, 1367-10)  
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ (4, 310-11)  
ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥ (1, 1168-15)  
ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥ (1, 469-10)  
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥ (1, 462-19)

### ਬਾਪ

ਬਾਪੁ ਦਿਸੈ ਵੇਜਾਤਿ ਨ ਹੋਇ ॥ (1, 796-3)  
ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥ ਆਗੈ ਗਇਆ ਨ ਬਾਜੀ ਹਾਰੀ ॥ (ਕਬੀਰ, 476-7)  
ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ ਪੂਤ ਏਕੈ ਰੰਗਿ ਲੀਨੇ ॥ (5, 1141-15)  
ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ (5, 1141-14)  
ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥ (5, 1141-11)  
ਬਾਪਿ ਦਿਲਾਸਾ ਮੇਰੇ ਕੀਨਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨਾ ॥ (ਕਬੀਰ, 476-6)  
ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ ਪੰਚਾ ਤੇ ਮੇਰਾ ਸੰਗੁ ਚੁਕਾਇਆ ॥ (ਕਬੀਰ, 476-8)  
ਬਾਪੁ ਹਮਾਰਾ ਸਦ ਚਰੰਜੀਵੀ ॥ (5, 1141-10)  
ਪਿਤਾ ਹਮਾਰੇ ਵਡ ਗੋਸਾਈ ॥ ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ (ਕਬੀਰ, 476-10)  
ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ (ਕਬੀਰ, 476-11)

### ਬਾਲ ਇਆਣਾ

ਵਿਆਨੇ ਬੋਲੈ ਆਪੇ ਬੂਝੈ ॥ (1, 933-6)  
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ (2, 474-15)

ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥  
(2, 474-14)

### ਬਾਲ ਬਿਵਸਥਾ

ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ  
ਸਭ ਹੀ ਮਾਨੁ ॥ (9, 1428-3)

ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥ (5, 889-19)

ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੁਕਾ ਫਿਰਿ ਪਛੁਤਾਨਾ ॥ (5, 389-6)

### ਬਾਲ ਬੁੱਧ

ਬਾਲ ਬੁਧਿ ਪੂਰਨ ਸੁਖ ਦਾਤਾ ਨਾਨਕ ਹਰਿ ਹਰਿ ਟੇਕ ॥ (5, 714-13)

### ਬਾਲ ਮਿਠਤਿਊ

ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ  
ਲੀਆ ਭੂਲਾ ਰੋਵਣਹਾਰਾ ਹੇ ॥ (1, 1027-3)

### ਬਾਲ ਰਖਿਆ

ਆਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ (5, 819-19)

ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥ (5, 1184-14)

ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ (5, 866-14)

### ਬਾਲਕ

ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੇ ॥ (5, 829-4)

### ਬਿੱਖ

ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥ (3, 127-12)

ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ (5, 134-11)

ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਫੂਟਸਿ ਸਾਚੈ ਨਾਇ  
॥ (1, 1331-5)

ਬਿਖੁ ਕਾ ਮਾਤਾ ਜਗ ਸਿਉ ਲੂਝੈ ॥ (1, 414-3)

ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ (5, 135-15)

ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥ (1, 1328-15)

ਮੀਠੀ ਕਰਿ ਕਰਿ ਬਿਖਿਆ ਖਾਇ ॥ (5, 178-14)  
ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗੁਰੁੜ ਸਬਦੁ ਮੁਖਿ ਪਾਇ ॥ (3, 1415-5)  
ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ (5, 892-19)  
ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥ (1, 1287-9)  
ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ (5, 802-19)  
ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ (3, 36-7)  
ਨਿਕਟਿ ਬੁਝੈ ਸੇ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ (5, 1139-10)  
ਬਿਖਿਆ ਅੰਮ੍ਰਿਤੁ ਏਕੁ ਹੈ ਬੁਝੈ ਪੁਰਖੁ ਸੁਜਾਣੁ ॥ (1, 937-5)

### ਬਿਉਹਾਰ

ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥ (5, 240-5)  
ਸਭ ਕਿਛੁ ਜੀਵਤ ਕੇ ਬਿਵਹਾਰ ॥ (9, 536-12)

### ਬਿਨਸਨਾ

ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥ (5, 616-17)  
ਬਿਨਸੇ ਬੈਰ ਨਾਹੀ ਕੇ ਬੈਰੀ ਸਭੁ ਏਕੇ ਹੈ ਭਾਲਣਾ ॥ (5, 1077-13)  
ਤੁਮ੍ਹਰੀ ਕਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ (5, 673-9)  
ਬੁਝਤ ਪ੍ਰਾਨੀ ਹਰਿ ਜਪਿ ਧੀਰੈ ॥ ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥ (5, 1303-6)

### ਬਿਪਤਾ

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੁ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ  
ਕੋਊ ਨ ਆਵਤ ਨੇਰੇ ॥ (9, 634-4)  
ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ (5, 197-15)

### ਬਿਪਰੀਤ

ਬਿਪਰੀਤ ਬੁਧੁ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥ (5, 1356-7)  
ਸਾਧਸੰਗਿ ਬਿਨਸੀ ਬਿਪਰੀਤਿ ॥ (5, 1137-6)

### ਬਿਭੂਤ

ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ (1, 360-3)  
ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰਾ ਧਾਰੀ ॥ (5, 886-13)



ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਰੈ ॥ (1, 1013-4)

### ਬਿਰਥਾ

ਗੋਬਿੰਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ (5, 269-5)

ਬਿਰਥਾ ਨਾਮ ਬਿਨਾ ਤਨੁ ਅੰਧ ॥ (5, 269-4)

ਬਿਰਥੀ ਸਾਕਤ ਕੀ ਆਰਜਾ ॥ (5, 269-3)

ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ (5, 269-5)

ਨਾਨਕ ਬਿਰਥਾ ਕੋਇ ਨ ਹੋਇ ॥ (1, 878-14)

### ਬਿਰਦ

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ (5, 544-18)

ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ (4, 449-6)

ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ (ਨਾਮਦੇਵ, 694-1)

ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥ (5, 620-3)

ਪਤਿਤ ਪਾਵਨ ਪ੍ਰਭ ਬਿਰਦੁ ਤੁਮਾਰੋ ਹਮਰੇ ਦੇਖ ਰਿਦੈ ਮਤ ਧਾਰਹੁ ॥ (5, 829-3)

ਪਤਿਤ ਉਧਾਰਣੁ ਹਰਿ ਬਿਰਦੁ ਤੁਮਾਰਾ ਰਾਮ ॥ (5, 546-18)

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ  
ਆਪਨ ਬਿਰਦੁ ਰਖਾਵਹੁ ॥ (5, 674-3)

ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ  
ਇਕੁ ਤਿਲੁ ਨਹੀ ਭੰਨੈ ਘਾਲੇ ॥ (5, 748-12)

ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ  
ਧਿਆਇ ॥ (5, 1306-8)

ਮੇਰੇ ਗੁਣ ਅਵਗਨ ਨ ਬੀਚਾਰਿਆ ॥ ਪ੍ਰਭਿ ਅਪਣਾ ਬਿਰਦੁ ਸਮਾਰਿਆ ॥ (1, 72-17)

ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮਾਰੈ ॥ (5, 866-17)

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ  
ਪ੍ਰਤਿਪਾਲੇ ॥ (5, 682-1)

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਪਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ  
ਪਰਾਨੀ ॥ (ਭੀਖਨ, 659-12)

ਭੁੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇੜੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ  
ਨ ਜਾਨੀ ॥ (1, 1126-6)

ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥ (ਕਬੀਰ, 656-8)

ਜਰੁ ਆਈ ਜੋਬਨਿ ਹਾਰਿਆ ॥ (1, 472-12)

ਬਿਰਧਿ ਭਇਓ ਸੂਝੈ ਨਹੀ ਕਾਲ ਪਹੁਚਿਓ ਆਨਿ ॥ ਕਹੁ ਨਾਨਕ ਨਰ ਬਾਵਹੇ ਕਿਉ ਨ ਭਜੈ ਭਗਵਾਨੁ  
॥ (9, 1426-9)

ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥ (ਬੇਣੀ, 93-1)

ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੁਝਿਆ ॥ (1, 1126-3)

ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮਿ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥  
(ਫਰੀਦ, 1378-18)

ਬਿਰਧਿ ਭਇਆ ਉਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥ (5, 266-10)

ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਰਿਆ ਜੀਵਣਾ ਭੀ ਤਨੁ ਹੋਸੀ ਖੇਹ ॥  
(ਫਰੀਦ, 1380-1)

ਤਰਨਾਪੇ ਇਉ ਹੀ ਗਇਉ ਲੀਓ ਜਰਾ ਤਨ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ  
ਬੀਤਿ ॥ (9, 1426-8)

ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥ (ਬੇਣੀ, 93-11)

### ਬੁੱਝਣਾ

ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ (5, 712-12)

ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੁਝਿਓ ਅਪਨਾਇਓ ॥ (5, 712-9)

ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੇ ਵੀਚਾਰਾ ॥ (3, 1043-19)

ਗੁਰਮੁਖਿ ਬੂਝੈ ਤਤੁ ਬੀਚਾਰਾ ॥ (1, 109-17)

ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥ (3, 511-15)

ਗੁਰਮੁਖਿ ਬੂਝੈ ਸੋਝੀ ਹੋਇ ॥ (3, 841-19)

ਨਾਨਕ ਗੁਰਮੁਖਿ ਬੂਝੈ ਕੇ ਸਬਦੁ ਵੀਚਾਰਿ ॥ (3, 842-2)

ਜਿਸ ਨੇ ਆਪਿ ਮਿਲਾਏ ਸੇ ਬੂਝੈ ਭਗਤਿ ਭਾਇ ਭਉ ਜਾਈ ਹੇ ॥ (3, 1046-12)

ਬਿਨੁ ਬੂਝੈ ਮਿਥਿਆ ਸਭ ਭਏ ॥ (5, 269-3)

ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥ (3, 841-15)

ਆਪਿ ਬੁਝਾਏ ਸੋਈ ਬੂਝੈ ॥ (3, 841-7)

ਗੁਰਮੁਖਿ ਬੂਝੈ ਏਕ ਸਮਾਇ ॥ (1, 1188-11)

ਇਸਨਾਨੁ ਦਾਨੁ ਕਰਹਿ ਨਹੀ ਬੁਝਹਿ ॥ (3, 1046-13)

### ਬੁੱਤ ਬੁੱਤ ਪੂਜਾ

ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥ ਇਸ ਭਰਵਾਸੇ ਜੋ ਰਹੇ ਬੁਭੇ ਕਾਲੀ ਧਾਰ ॥  
(ਕਬੀਰ, 1371-14)

ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ ਭੀਗੈ ਅਧਿਕ ਸੁਕਾਇਆ ॥ (5, 1137-1)

ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ  
ਬੁਭਹਿ ਤੇਹਿ ॥ (1, 637-7)

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥  
(ਕਬੀਰ, 479-4)

ਪਾਖਾਨ ਗਢਿ ਕੈ ਮੂਰਤਿ ਕੀਨ੍ਹੀ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ ਤਉ ਗੜੁਣਹਾਰੇ ਖਾਉ  
॥ (ਕਬੀਰ, 479-6)

ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥ (ਕਬੀਰ, 479-8)

ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ (1, 470-16)

ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ (ਭੈਰਉਬਾਣੀ ਭਗਤਾ ਕੀ, 1160-  
8)

ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥ (1, 556-10)

ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ  
ਨਾਮਦੇਉ ਹਮ ਹਰਿ ਕੀ ਸੇਵਾ ॥ (ਨਾਮਦੇਵ, 525-1)

ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥ (5, 739-2)

ਜੇ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ (ਭੈਰਉਬਾਣੀ ਭਗਤਾ ਕੀ, 1160-6)

ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥ (5, 738-19)

### ਬੁੱਧ

ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ (5, 712-19)

ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ (5, 100-6)

ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ (1, 2-11)

ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੁ ਪ੍ਰਭ ਕੇਰਾ ॥ (4, 711-9)

ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ  
ਦੀਜੈ ਬੁਧਿ ਬਿਬੇਕਾ ॥ (5, 641-17)

ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ (3, 317-9)

## ਬੁਰਾਈ ਬੁਰਾ

ਕਾਗਉ ਹੋਇ ਨ ਉਜਲਾ ਲੋਹੇ ਨਾਵ ਨ ਪਾਰੁ ॥ (3, 1089-16)  
ਕੁਤੇ ਚੰਦਨੁ ਲਾਈਐ ਭੀ ਸੇ ਕੁਤੀ ਧਾਤੁ ॥ (1, 143-7)  
ਮਾਪੁ ਕੁੰਦ ਛੋਡੈ ਬਿਖੁ ਨਹੀ ਛਾਡੈ ॥ (ਨਾਮਦੇਉ, 485-17)  
ਬਾਹਰਿ ਧੋਤੀ ਤੂਮਤੀ ਅੰਦਰਿ ਵਿਸੁ ਨਿਕੋਰ ॥ (1, 789-10)  
ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੇ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥  
(1, 140-9)  
ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥ (ਕਬੀਰ, 1368-2)  
ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ (1, 143-8)  
ਮੀਠੀ ਕਰਿ ਕਰਿ ਬਿਖਿਆ ਖਾਇ ॥ (5, 178-14)  
ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ (5, 269-1)  
ਹ੍ਰਿਦੈ ਕਪਟੁ ਮੁਖ ਗਿਆਨੀ ॥ (ਕਬੀਰ, 656-3)  
ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤੁ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੁਧੁ  
ਪੀਆਇਆ ॥ (, - )  
ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ  
ਪਾਇਆ ॥ (1, 1244-1)  
ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥ (3, 755-17)  
ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੇ ਬੈਰਾਈ ਸੇਈ ਮੀਤ ॥ (3, 676-8)  
ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੁਠਾ ਬੁਨਨਾ ॥ (5, 185-13)  
ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥ (ਕਬੀਰ, 656-7)  
ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ (1,  
85-1)  
ਨਿਕਟਿ ਬੁਝੈ ਸੇ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ (5, 1139-10)  
ਚੰਦਨੁ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ (5, 267-9)  
ਸੁਆਨ ਪੂਛੁ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ (9, 633-11)  
ਬਿਸੀਅਰ ਕਉ ਬਹੁ ਦੁਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥ (4, 171-16)  
ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ (3, 601-13)  
ਮੈ ਜਾਨਿਆ ਵਡਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥ (3,  
585-15)  
ਰਤਨੁ ਤਿਆਗਿ ਕਉਡੀ ਸੰਗਿ ਰਚੈ ॥ (5, 267-8)

ਲਉਕੀ ਅਠਸਠਿ ਤੀਰਥ ਨ੍ਰਾਈ ॥ ਕਉਰਾਪਨੁ ਤਉ ਨ ਜਾਈ ॥ (ਕਬੀਰ, 656-4)

ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ (1, 790-2)

ਜਿਥੈ ਡਿਠਾ ਮਿਰਤਕੇ ਇਲ ਬਹਿਠੀ ਆਇ ॥ (5, 322-8)

ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ (3, 1418-10)

ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥ (3, 362-9)

### ਬੇਅੰਤ

ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ (5, 1094-13)

ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੇ ਅੰਤੁ ਨ ਕਿਨ ਹੀ ਲਹੀਐ ॥ (5, 674-2)

ਤਾ ਕਾ ਅੰਤੁ ਨ ਜਾਣੈ ਕੋਈ ॥ (1, 1036-8)

ਤੂ ਬੇਅੰਤੁ ਕੇ ਵਿਰਲਾ ਜਾਣੈ ॥ (5, 562-19)

ਪਾਰਬ੍ਰਹਮ ਕਾ ਅੰਤੁ ਨ ਪਾਰੁ ॥ (5, 237-16)

ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ (5, 1094-18)

ਤੂ ਦਰੀਆਉ ਦਾਨਾ ਬੀਨਾ ਮੈ ਮਛਲੀ ਕੈਸੇ ਅੰਤੁ ਲਹਾ ॥ (1, 25-6)

ਤੂ ਅਥਾਹੁ ਮੋਹਿ ਥਾਹ ਨਾਹਿ ॥ (ਕਬੀਰ, 1194-17)

ਅਗਮ ਅਗੋਚਰ ਬੇਅੰਤ ਅੰਤ ਨ ਪਾਈਐ ॥ (5, 521-4)

### ਬੇਸੁਹਤਾਜ

ਬੇਸੁਹਤਾਜੁ ਪੂਰਾ ਪਾਤਿਸਾਹੁ ॥ (5, 184-14)

ਸਦਾ ਧਰਮੁ ਜਾ ਕੈ ਦੀਬਾਣਿ ॥ ਬੇਸੁਹਤਾਜ ਨਹੀ ਕਿਛੁ ਕਾਣਿ ॥ (5, 987-14)

ਬੇਸੁਹਤਾਜੁ ਬੇਅੰਤੁ ਅਪਾਰਾ ॥ (1, 1190-8)

### ਬੇਤਾਲ

ਕੋਈ ਆਖੇ ਭੂਤਨਾ ਕੇ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥ (1, 991-6)

ਘੁਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ ਫਿਰਹਿ ਬੇਤਾਲਾ ॥ (5, 1348-3)

ਹਰਿ ਕੇ ਨਾਮਹੀਨ ਬੇਤਾਲ ॥ (5, 1222-5)

### ਬੇਬਸੀ

ਜਿਸ ਕੀ ਪੁਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ (5, 1363-12)

ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥ (5, 315-8)  
ਜਾਰੈ ਖਸਮੁ ਤ ਰਾਖੈ ਕਵਨਾ ॥ (ਕਬੀਰ, 329-16)  
ਜਿਨ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹਾ ਮਰਣਾ ਭਾਈ ॥ (1, 418-2)  
ਕਿਆ ਬਸੁ ਜਉ ਬਿਖ ਦੇ ਮਹਤਾਰੀ ॥ (ਕਬੀਰ, 328-3)

### ਬੈਕੁੰਠ

ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥ (5, 749-8)  
ਕਹੁ ਕਬਰਿ ਇਹ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥ (ਕਬਰਿ, 325-11)  
ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ (5, 1078-7)  
ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥ (ਕਬੀਰ, 1161-13)  
ਸਭੁ ਕੋਈ ਚਲਨ ਕਹਤ ਹੈ ਊਹਾਂ ॥ ਨਾ ਜਾਨਉ ਬੈਕੁੰਠੁ ਹੈ ਕਹਾਂ ॥ (ਕਬੀਰ, 1161-10)  
ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ  
ਅੰਤਿ ਅਰੁ ਆਦਿ ॥ (ਕਬੀਰ, 1370-17)  
ਜਿਥੇ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥ (5, 106-7)  
ਕਰਣੀ ਬਾਝਹੁ ਭਿਸਤਿ ਨ ਪਾਇ ॥ (1, 952-1)  
ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ (1, 141-2)  
ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥ (5, 1220-16)  
ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ (5, 251-2)  
ਆਪ ਆਪ ਕਾ ਮਰਮੁ ਨ ਜਾਲਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥ (ਕਬੀਰ, 1161-11)  
ਤਹ ਬੈਕੁੰਠੁ ਜਹ ਨਾਮੁ ਉਚਰਹਿ ॥ (5, 890-15)  
ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥ (ਕਬੀਰ, 1161-11)  
ਨਾ ਜਾਨਉ ਬੈਕੁੰਠ ਦੁਆਰਾ ॥ (ਕਬੀਰ, 1161-12)  
ਬੈਕੁੰਠ ਨਗਰੁ ਜਹਾ ਸੰਤ ਵਾਸਾ ॥ (5, 742-11)

### ਬੈਰਾਗੀ

ਬਿਨੁ ਬੈਰਾਗ ਕਹਾ ਬੈਰਾਗੀ ॥ (5, 1140-14)  
ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ (3, 569-16)  
ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ (1, 796-9)  
ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥ (3, 1044-11)

ਕਬੀਰ ਜਉ ਗ੍ਰਿਹ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੇ ਬਡੇ  
ਅਭਾਗੁ ॥ (ਕਬੀਰ, 1377-13)

ਜੇ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ (3, 569-15)

ਸਬਦਿ ਰਤੇ ਪੂਰੇ ਬੈਰਾਗੀ ॥ (1, 1332-5)

ਨਾਮਿ ਰਤੇ ਸਦਾ ਬੈਰਾਗੀ ॥ (3, 230-16)

### ਬੋਹਿਥ

ਗੁਰੁ ਬੋਹਿਥੁ ਤਾਰੇ ਭਵ ਪਾਰਿ ॥ (5, 864-19)

ਅਤਿਗੁਰੂ ਹੈ ਬੋਹਿਥਾ ਸਬਦਿ ਲ ਘਾਵਣਹਾਰੁ ॥ (1, 1009-14)

ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ (1, 20-2)

ਗੁਰੁ ਪਉੜੀ ਬੇੜੀ ਗੁਰੂ ਗੁਰ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰਿਆਉ  
॥ (1, 17-13)

ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥ (1, 1029-9)

ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ (4, 1424-5)

ਬੋਹਿਥੜਾ ਹਰਿ ਚਰਣ ਮਨ ਚੜਿ ਲ ਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥ (5, 398-8)

ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥ (5, 79-13)

ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ (4, 443-2)

ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ (1, 470-11)

### ਬੋਲਣਾ

ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥ (1, 149-11)

ਨਾਨਕ ਗਲੀ ਕੂੜੀਆ ਬਾਝੁ ਪਰੀਤਿ ਕਰੇਇ ॥ (1, 661-1)

ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ (5, 349-18)

ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ (1, 473-13)

ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ (2, 1239-5)

ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ (3, 1420-14)

ਬਹੁਤਾ ਬੋਲਣੁ ਝਖਣੁ ਹੋਇ ॥ (1, 661-19)

ਨਾਨਕ ਫਿਕੈ ਬੋਲੀਐ ਤਨੁ ਮਨੁ ਫਿਕਾ ਹੋਇ ॥ (1, 473-14)

ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ (1, 661-1)

ਗੰਢੁ ਪਰੀਤੀ ਮਿਠੇ ਬੋਲ ॥ (1, 143-11)

ਨਾਨਕੁ ਬੋਲੈ ਤਿਸ ਕਾ ਬੋਲਾਇਆ ॥ (5, 1271-9)  
 ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥  
 (ਫਰੀਦ, 1384-17)  
 ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ (5, 1228-19)  
 ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ (2, 474-5)  
 ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ (5, 594-7)  
 ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ (1, 566-6)  
 ਸੁਭ ਬਚਨ ਬੋਲਿ ਗੁਨ ਅਮੋਲ ॥ (5, 1229-10)  
 ਟੂਟਿ ਪਰੀਤਿ ਗਈ ਬੁਰ ਬੋਲਿ ॥ (1, 933-9)  
 ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ (1, 791-5)  
 ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥ (ਕਬੀਰ, 870-6)  
 ਮੂਰਖ ਸਿਉ ਬੋਲੇ ਝਖ ਮਾਰੀ ॥ (ਕਬੀਰ, 870-5)  
 ਗਾਲੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥ (5, 320-18)  
 ਬੋਲਤ ਬੋਲਤ ਬਢਹਿ ਬਿਕਾਰਾ ॥ (ਕਬੀਰ, 870-6)  
 ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ (5, 784-11)  
 ਨਾਨਕ ਬੋਲੈ ਬੋਲਾਇਆ ਤੇਰਾ ॥ (5, 743-3)  
 ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥ (ਕਬੀਰ, 870-4)

### ਬੋਲਾ

ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥ (3, 111-10)  
 ਅੰਧੋ ਬੋਲੋ ਮੁਗਧੁ ਗਵਾਰੁ ॥ (1, 331-1)  
 ਕਹਾ ਬੁਝਾਰਤਿ ਬੁਝੈ ਡੋਰਾ ॥ (5, 267-15)  
 ਮਾਇਆਧਾਰੀ ਅਤਿ ਅੰਨਾ ਬੋਲਾ ॥ (3, 313-18)  
 ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ (3, 601-7)  
 ਅੰਨਾ ਬੋਲਾ ਖੁਇ ਉਝੜਿ ਪਾਇ ॥ (3, 314-15)  
 ਬੋਲਾ ਜੇ ਸਮਝਾਈਐ ਪੜੀਅਹਿ ਸਿਮ੍ਰਿਤਿ ਪਾਠ ॥ (1, 143-7)

### ਭੰਗ ਇਤਿਆਦਿ

ਕਬੀਰ ਭਾਂਗ ਮਾਛਲੀ ਸੁਰਾ ਪਾਨਿ ਜੇ ਜੇ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ  
 ਜਾਂਹਿ ॥ (ਕਬੀਰ, 1377-3)



ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ  
॥ ਮੈ ਦਰਿ ਮਾਗਉ ਨੀਤਾ ਨੀਤ ॥ (, 721-10)

### ਭੰਡ

ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ (1,  
473-7)

ਭੰਡਹੁ ਹੀ ਭੰਡੁ ਉਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ (1, 473-9)

ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ (1,  
473-8)

### ਭੰਵਰਾ

ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ (5, 708-15)

ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥ (ਕਬੀਰ, 792-11)

ਭਵਰੁ ਤੁਮ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ (5, 496-7)

### ਭਉ

ਭੈ ਤੇ ਬੈਰਾਗੁ ਉਪਜੈ ਹਰਿ ਖੋਜਤ ਫਿਰਣਾ ॥ (5, 1102-8)

ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥ (ਕਬੀਰ, 1374-3)

ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ (5, 265-19)

ਨਿਰਭਉ ਜਪੈ ਸਗਲ ਭਉ ਮਿਟੈ ॥ (5, 293-8)

ਗੁਰ ਪਰਸਾਦੀ ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ (5, 1340-2)

ਭੈ ਵਿਚਿ ਪਵਣੁ ਵਹੈ ਸਦਵਾਉ ॥ (1, 464-12)

ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ (3, 84-11)

ਹਰਿ ਵੇਖੇ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੇ ਜਿਨਿ ਪਾਪ ਕਮਤੇ ਰਾਮ ॥ (4, 540-18)

ਆਪਿ ਨ ਡਰਉ ਨ ਅਵਰ ਡਰਾਵਉ ॥ (ਕਬੀਰ, 327-3)

ਮਨ ਰੇ ਸਚੁ ਮਿਲੈ ਭਉ ਜਾਇ ॥ (1, 18-5)

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ (9, 1427-3)

ਤੇਰਾ ਕੀਤਾ ਹੋਇ ਤਾ ਕਾਹੇ ਡਰਪੀਐ ॥ (5, 522-17)

ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ (1, 464-14)

ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ (1, 1288-9)

ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ (ਕਬੀਰ, 1162-2)

### ਭਸਮ

ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ (5, 714-6)

ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ (1, 903-10)

ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ (5, 285-19)

### ਭਗਤ

ਮਤਿ ਹੋਦੀ ਹੋਇ ਇਆਣਾ ॥ ਤਾਣ ਰੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੇ ਐਸਾ ਭਗਤੁ ਸਦਾਏ ॥ (ਫਰੀਦ, 1384-16)

### ਭਗਤ ਭਗਉਤੀ

ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ (3, 88-15)

ਸੋ ਭਗਉਤੀ ਜੋ ਭਗਵੰਤੈ ਜਾਣੈ ॥ ਗੁਰ ਪਰਸਾਦੀ ਆਪੁ ਪਛਾਣੈ ॥ (3, 88-13)

ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ (5, 274-10)

ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥ (5, 274-12)

ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥ (5, 1348-2)

ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ (5, 274-11)

### ਭਗਤ ਰਾਖਾ

ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ (3, 637-17)

ਭਗਤਾ ਕੀ ਜਤਿ ਪਤਿ ਏਕੋ ਨਾਮੁ ਹੈ ਆਪੇ ਲਏ ਸਵਾਰਿ ॥ (3, 429-19)

ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥ (1, 556-11)

ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ (ਨਾਮਦੇਉ , 1195-18)

ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ (3, 768-8)

ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ (4, 449-6)

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ (4, 451-12)

ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥ (5, 746-17)

ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥ (5, 702-13)

ਭਗਤ ਜਨਾ ਕਾ ਰਾਖਣਹਾਰਾ ॥ ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ (5, 1008-3)

ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ (3, 637-16)

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ (3, 637-14)

ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ  
ਤਤਕਾਲ ਤੁਮ ਮਾਰਾ ॥ (5, 681-13)

ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ (3, 601-11)

ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ (5, 46-8)

ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥ (5, 398-5)

ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ (3, 768-9)

ਸੋਈ ਭਗਤ ਜੋ ਤੁਧੁ ਭਾਣੇ ॥ (5, 1271-3)

ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੇ ॥ ਜਿਸ ਨੇ ਇਕੋ ਰੰਗੁ ਭਗਤੁ ਸੋ ਜਾਨਣੇ ॥ (5, 963-15)

ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ (5, 253-17)

ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥ (1, 1342-16)

ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ (1, 468-2)

ਭਗਤ ਆਪੇ ਮੇਲਿਅਨੁ ਜਿਨੀ ਸਚੇ ਸਚੁ ਕਮਾਇਆ ॥ (3, 145-14)

ਜਿਨ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥ (5, 397-19)

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨ ਤਾ ॥ (1, 348-11)

ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ  
ਨਾਹੀ ਬੋਲਣਾ ॥ (3, 918-17)

ਆਵੈ ਸਾਹਿਬੁ ਚਿਤਿ ਤੇਰਆ ਭਗਤਾ ਡਿਠਿਆ ॥ (5, 520-9)

ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ (3, 788-13)

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥ (1, 348-14)

ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ (5, 316-18)

ਨਾਨਕ ਭਗਤਾ ਸਦਾ ਵਿਗਾਸੁ ॥ (1, 2-17)

ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥ (5, 681-14)

ਭਗਤ ਜਨਾ ਕਉ ਸਦਾ ਅਨ ਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥ (5, 373-10)

ਭਗਤਾ ਤੈ ਸੈਸਾਰੀਆ ਜੋਤੁ ਕਦੇ ਨਾ ਆਇਆ ॥ (3, 145-14)

### ਭਗਤੀ

ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥ (3, 850-13)

## ਭਗਤੀ ਬਿਨਾ

ਚਹੁ ਜੁਗਿ ਮੈਲੇ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥  
(1, 57-15)

ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤਿ ਤਨੁ ਹੋਸੀ ਛਾਰੁ ॥ (5, 290-5)

ਭਗਤਿ ਬਿਨੁ ਬਿਰਥੇ ਜਨਮੁ ਗਇਓ ॥ (ਕਬੀਰ, 336-14)

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ (3, 64-16)

ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ  
ਜੇ ਪ੍ਰਾਨੀ ॥ (9, 831-5)

ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ (3, 768-18)

ਬਿਨੁ ਭੈ ਭਗਤੀ ਤਰਨੁ ਕੈਸੇ ॥ (5, 829-10)

ਭਗਤਿ ਬਿਹੂਨਾ ਜਗੁ ਬਉਰਾਨਾ ॥ (1, 931-12)

ਭਗਤਿ ਬਿਨਾ ਸਹਸਾ ਨਹ ਚੁਕੈ ਗੁਰੁ ਇਹੁ ਭੇਦੁ ਬਤਾਵੈ ॥ (9, 830-19)

ਬਿਨੁ ਭਗਤੀ ਸਭ ਹੋਇ ਖੁਆਰੁ ॥ (5, 865-14)

ਭਗਤਿ ਬਿਹੂਨਾ ਖੰਡ ਖੰਡ ॥ (5, 1192-14)

ਗੁਰਿ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ (5, 288-18)

ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ (1, 1172-1)

ਭਗਤਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥ (1, 795-8)

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ (3, 768-14)

ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ (ਕਬੀਰ, 656-13)

ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥ (3, 85-11)

ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ (3, 768-13)

ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣ ਸਤਿਗੁਰ ਭਗਤਿ ਨ ਹੋਈ ਰਾਮ ॥ (3, 768-16)

ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ (3, 638-1)

ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ (3, 122-13)

ਸਚੀ ਭਗਤਿ ਗੁਰ ਸਬਦ ਪਿਆਰਿ ॥ (3, 158-19)

ਭਗਤਿ ਭਗਤਨ ਹੂੰ ਬਨਿ ਆਈ ॥ (5, 1299-4)

ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ (3, 601-11)

ਭਗਤਿ ਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ (3, 159-3)

ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥ (3, 159-2)

ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ (3, 159-1)  
 ਭਗਤੀ ਸਾਰ ਨ ਜਾਣਨੀ ਮਨਮੁਖ ਅਹੰਕਾਰੀ ॥ (3, 429-16)  
 ਗੁਰ ਕੈ ਬਚਨਿ ਭਗਤਿ ਥਾਇ ਪਾਇ ॥ (3, 365-2)  
 ਇਕਿ ਗਾਵਹਿ ਇਕਿ ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ (3, 158-18)  
 ਬਿਨੁ ਪਿਆਰੈ ਭਗਤਿ ਨ ਹੋਵਈ ਨ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤਿ ਮਨ  
 ਧੀਰਿ ॥ (3, 429-17)  
 ਜਿਸ ਨੇ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ  
 ॥ (3, 429-18)  
 ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ (3, 39-13)  
 ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ (3, 31-17)  
 ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ (3, 365-3)  
 ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥ (ਕਬੀਰ, 1366-17)  
 ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ (4, 130-3)  
 ਏਹਾ ਭਗਤਿ ਜਨੁ ਜੀਵਤ ਮਰੈ ॥ (3, 365-2)  
 ਵਿਣੁ ਗੁਣ ਕੀਤੇ ਭਗਤ ਨ ਹੋਇ ॥ (1, 4-15)

### ਭਜਨ

ਭੋਜਨ ਗਿਆਨੁ ਮਹਾ ਰਸੁ ਮੀਠਾ ॥ (1, 1032-5)  
 ਠਾਕੁਰ ਸਿਉ ਜਾ ਕੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥ (5, 390-1)  
 ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥ (5, 237-6)  
 ਭਜਨੁ ਸਾਚੁ ਮਿਲੈ ਆਘਾਈ ॥ (1, 1024-19)  
 ਭੋਜਨੁ ਨਾਮੁ ਨਿਰੰਜਨ ਸਾਰੁ ॥ (1, 227-17)

### ਭਟਕਣਾ

ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥ (1, 728-13)  
 ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਹਿ ਕੁੰਟ ਫਿਰਿ ਆਵੈ ॥ (5, 277-7)  
 ਜਿਉ ਕੂਕਰੁ ਹਰਕਾਇਆ ਪਾਵੈ ਦਹ ਦਿਸ ਜਾਇ ॥ (5, 50-6)

### ਭਰਮ

ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥ (9, 684-17)

ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥ (ਕਬੀਰ, 692-3)

ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ (2, 241-14)

ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥ (5, 675-12)

ਜਬ ਇਸ ਤੇ ਸਭ ਬਿਨਸੇ ਭਰਮਾ ॥ ਭੇਦੁ ਨਾਹੀ ਹੈ ਪਾਰਬ੍ਰਹਮਾ ॥ (5, 235-15)

ਭਰਮੇ ਭੂਲਾ ਤਤੁ ਨ ਜਾਣੈ ॥ (3, 114-3)

ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ (3, 67-11)

ਇਹੁ ਜਗਤੁ ਭਰਮਿ ਭਲਾਇਆ ॥ (1, 72-2)

ਫੂਟੇ ਅੰਡਾ ਭਰਮ ਕਾ ਮਨਿਹ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥ (5, 1002-15)

ਜਾ ਕੈ ਬਿਨਸਿਓ ਮਨ ਤੇ ਭਰਮਾ ॥ ਤਾ ਕੈ ਕਛੁ ਨਾਹੀ ਡਰੁ ਜਮਾ ॥ (5, 186-14)

ਭਰਮੇ ਭੂਲਾ ਆਵੈ ਜਾਏ ॥ (3, 842-6)

ਨੇਤ੍ਰੁ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਮੇਵ ॥ (5, 200-10)

ਡੀਕਨ ਡੋਲਾ ਤਉ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥ (5, 800-14)

ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥ (ਰੁਵਦਾਸ, 657-18)

ਭਰਮ ਚੁਕਾਇਆ ਸਦਾ ਸੁਖੁ ਪਾਇਆ ॥ (3, 114-1)

ਭ੍ਰਮਤ ਫਿਰੇ ਤਿਨ ਕਿਛੁ ਨ ਪਾਇਆ ॥ (5, 374-12)

ਭਰਮੇ ਆਵੈ ਭਰਮੇ ਜਾਇ ॥ (3, 161-4)

ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥ ਤੁਮਰੀ ਕਿਪਾ ਤੇ ਭ੍ਰਮੁ ਭਉ ਭਾਗੈ ॥ (5, 192-14)

ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ (5, 456-12)

ਰੇ ਮਨ ਮੇਰੇ ਭਰਮੁ ਨ ਕੀਜੈ ॥ (1, 153-10)

ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ (5, 454-10)

ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ (1, 1344-13)

ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ (5, 523-6)

ਗੁਰ ਪਰਸਾਦਿ ਭਰਮ ਕਾ ਨਾਸੁ ॥ (5, 294-5)

ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥ (5, 258-15)

ਭਰਮੇ ਭੂਲਾ ਦਹ ਦਿਸਿ ਧਾਵੈ ॥ (5, 277-7)

ਏ ਮਨ ਮੇਰੇ ਭਰਮੁ ਨ ਕੀਜੈ ॥ (3, 161-15)

ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ  
ਭਾਉ ਮਿਟਾਇ ॥ (5, 296-17)

ਭਰਮਿ ਭਰਮਿ ਮਾਨੁਖ ਡਹਕਾਏ ॥ (5, 258-15)

ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ (5, 258-14)

ਭਭਾ ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ (5, 258-13)

ਕਹੁ ਨਾਨਕ ਗੁਰਿ ਖੋਣੈ ਭਰਮ ॥ ਏਕੋ ਅਲਹੁ ਪਾਰਬ੍ਰਹਮ ॥ (5, 897-6)

ਸਰਬ ਸੁਖਾ ਬਨੇ ਤੇਰੈ ਓਲੈ ॥ ਭ੍ਰਮ ਕੇ ਪਰਦੇ ਸਤਿਗੁਰ ਖੋਲੈ ॥ (5, 385-11)

ਸਿਮਰਤ ਨਾਮੁ ਭਰਮੁ ਭਉ ਭਾਗੈ ॥ (5, 190-5)

### ਭਰਮਣ

ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ (3, 1048-11)

ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ (1, 22-10)

ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ (ਨਾਮਦੇਵ, 693-19)

ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥ (5, 1005-6)

ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ (5, 458-5)

ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ (5, 458-5)

ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ  
ਭ੍ਰਮਿਓ ਝਾਰ ਗਹੇ ॥ (4, 1336-11)

### ਭਰੋਸਾ

ਰਾਮ ਜਨਾ ਕਉ ਰਾਮ ਭਰੋਸਾ ॥ (5, 194-10)

ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥ (5, 912-16)

ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ (5, 746-11)

ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ ਭੂਲਹਿ ਚੁਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥ (5,  
51-17)

### ਭਲਾ

ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥  
(5, 745-6)

ਜਿਨ੍ਹ ਪਟੁ ਅੰਦਰਿ ਬਾਹਰਿ ਗੁਦਤੁ ਤੇ ਭਲੇ ਸੰਸਾਰਿ ॥ (1, 473-16)

ਕਬੀਰ ਸੋਈ ਮਾਰੀਐ ਜਿਹ ਮੁਐ ਸੁਖੁ ਹੋਇ ॥ ਭਲੇ ਭਲੇ ਸਭੁ ਕੇ ਕਹੈ ਬੁਰੇ ਨ ਮਾਨੈ ਕੋਇ ॥ (ਕਬੀਰ, 1364-19)

ਭਲੇ ਭਲੇ ਰੇ ਕੀਰਤਨੀਆ ॥ (5, 885-3)

ਭਲਾ ਭਲਾ ਭਲਾ ਤੇਰਾ ਰੂਪ ॥ ਅਤਿ ਸੁੰਦਰ ਅਪਾਰ ਅਨੂਪ ॥ (5, 279-10)

ਭਲੇ ਦਿਨਸ ਭਲੇ ਸੰਜੋਗ ॥ ਜਿਤੁ ਭੇਟੇ ਪਾਰਭ੍ਰਹਮ ਨਿਰਜੋਗ ॥ (5, 191-16)

ਭਲੇ ਸਮੇ ਸਿਮਰਨ ਕੀ ਬਰੀਆ ॥ ਸਿਮਰਤ ਨਾਮੁ ਭੈ ਪਾਰਿ ਉਤਰੀਆ ॥ (5, 190-1)

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥ ਸਵਈਏ ਮਹਲੇ ਤੀਜੇ ਕੇ ॥ (ਭਲ੍ਹ, 1396-8)

### ਭਵਨ

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ (5, 846-3)

ਭਵਨ ਭਵਨ ਪਵਿਤ੍ਰੁ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥ (4, 976-11)

ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੇ ਪਾਇਦਾ ॥ (3, 1062-17)

### ਭਾਉ

ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੇ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੇ ॥ (1, 722-7)

ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥ (5, 1002-12)

ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥ (1, 470-9)

ਭਾਉ ਭਗਤਿ ਭਗਵਾਨ ਸੰਗਿ ਲਿਪਤ ਨ ਰੰਚ ॥ ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥ (5, 297-17)

ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥ (ਕਬੀਰ, 92-3)

ਭਾਉ ਭਗਤਿ ਗੁਰਮਤੀ ਪਾਏ ॥ ਹਉਮੈ ਵਿਚਹੁ ਸਬਦਿ ਜਲਾਏ ॥ (1, 1342-18)

ਭਾਉ ਪਿਆਰਾ ਲਾਏ ਵਿਰਲਾ ਕੋਇ ॥ (3, 361-2)

ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ (1, 729-14)

### ਭਾਉਣਾ

ਪ੍ਰਭ ਭਾਵੈ ਬਿਨੁ ਸਾਸ ਤੇ ਰਾਖੇ ॥ (5, 277-3)

ਜਾਨਉ ਨਹੀ ਭਾਵੈ ਕਵਨ ਬਾਤਾ ॥ (5, 71-6)

ਪ੍ਰਭ ਭਾਵੈ ਤਾ ਪਾਥਰ ਤਰਾਵੈ ॥ (5, 277-3)



## ਭਾਗ

ਵਡਭਾਗੀ ਹਰਿ ਸੰਤੁ ਮਿਲਾਇਆ ॥ (4, 95-16)

## ਭਾਗ ਮੰਦੇ

ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੇ ਦਰਸਨੁ ਨਾਹਿ ॥ (ਕਬੀਰ, 323-19)

ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ  
ਤ੍ਰਿਣ ਓਲੈ ਲਾਖੁ ਛਪਾਇਆ ॥ (4, 880-15)

ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥ (4, 366-15)

ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ (3, 316-19)

ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ (5, 457-12)

ਵਡਭਾਗੀ ਗੁਰ ਦਰਸਨੁ ਪਾਇਆ ॥ (4, 96-3)

ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥ (5, 394-6)

ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰਿ ਮਹਿ ਪਾਇਆ ॥ (5, 97-3)

ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ  
ਧਨ ਕੰਤ ਪਿਆਰੀ ਜੀਉ ॥ (5, 97-17)

ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ (5, 542-10)

ਵਡਭਾਗੀ ਹਰਿ ਸੰਗਤਿ ਪਾਵਹਿ ॥ ਭਾਗਹੀਨ ਭ੍ਰਮਿ ਚੋਟਾ ਖਾਵਹਿ ॥ ਬਿਨੁ ਭਾਗਾ ਸਤਸੰਗੁ ਨ ਲਭੈ  
ਬਿਨੁ ਸੰਗਤਿ ਮੈਲੁ ਭਰਜੈ ਜੀਉ ॥ (4, 95-10)

ਵਡਭਾਗੀ ਹਰਿ ਨਾਮੁ ਧਿਆਇਆ ॥ (4, 94-4)

ਵਡੈ ਭਾਗਿ ਗੁਰਮੁਖਿ ਹਰਿ ਪਾਇ ॥ (4, 366-18)

## ਭਾਣਾ

ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ (5, 963-5)

ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ (5, 963-4)

ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ (3, 1063-18)

ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ (ਕਬੀਰ, 1252-5)

ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥ (5, 1093-14)

ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ (9, 537-9)

ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥ (ਕਬੀਰ, 1252-4)

ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥ (2, 1239-8)

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ (9, 1427-3)  
 ਤੇਰੇ ਭਾਣੇ ਨੇ ਕੁਰਬਾਣੁ ॥ (5, 676-12)  
 ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ (5, 523-4)  
 ਨਾਨਕ ਕਰਤਾ ਕਰੇ ਸੁ ਹੋਇ ॥ (3, 1418-4)  
 ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥ (2, 1239-6)  
 ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ (3, 37-2)  
 ਜਿਸ ਭਾਣਾ ਭਾਵੈ ਸੋ ਤੁਝਹਿ ਸਮਾਏ ॥ (3, 1063-19)  
 ਜੋ ਰਾਜੁ ਦੇਹਿ ਤ ਕਵਨ ਬਡਾਈ ॥ ਜੋ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥ (ਨਾਮਦੇਵ, 525-3)  
 ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ (5, 958-4)  
 ਨਾ ਕੇ ਮੂਰਖੁ ਨਾ ਕੇ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ (5, 98-15)  
 ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ (5, 268-6)  
 ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ (ਕਬੀਰ, 1252-6)  
 ਤੇਰਾ ਕੀਆ ਮੀਠਾ ਲਾਗੈ ॥ (5, 394-2)  
 ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ (1, 762-15)  
 ਜੋ ਤੁਧੁ ਭਾਵੈ ਸਾਈ ਭਲੀ ਕਾਰ ॥ (1, 4-2)  
 ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ (3, 1419-4)  
 ਭਾਣੈ ਬਖਸ ਭਾਣੈ ਦੇਇ ਸਜਾਇ ॥ (5, 1271-1)  
 ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥ (ਕਬੀਰ, 1373-9)  
 ਫਰੀਦਾ ਦਰੀਆਵੈ ਕੰਨੈ ਬਗਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ (ਫਰੀਦ, 1383-4)  
 ਭਾਣੇ ਵਿਚਿ ਕੇ ਵਿਰਲਾ ਆਇਆ ॥ (3, 1063-16)  
 ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ (5, 1270-18)  
 ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥ (3, 1063-16)  
 ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ (3, 1064-2)  
 ਭਾਣੈ ਭਵਜਲੁ ਲ ਘੀਐ ਭਾਣੈ ਮੰਝਿ ਭਰੀਆਸਿ ਜੀਉ ॥ (1, 762-16)  
 ਪ੍ਰਭ ਡੋਰੀ ਹਾਥਿ ਤੁਮਾਰੇ ॥ (5, 627-2)  
 ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਣਹਾਰੇ ਜਾਨੈ ॥ (5, 208-6)  
 ਭਾਣੈ ਭਵਜਲੁ ਲ ਘੀਐ ਭਾਣੈ ਮੰਝਿ ਭਰੀਆਸਿ ਜੀਉ ॥ (1, 762-15)  
 ਉਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ (1, 1329-19)

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ (5, 268-11)

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ (5, 496-8)

ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲ ਪਰੀ ॥ (9, 1428-6)

### ਭਾਰ

ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥ (5, 1074-7)

ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ (1, 933-18)

ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ (1, 3-14)

ਭਾਰ ਅਠਾਰਹ ਮਹਿ ਚੰਦਨੁ ਉਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ (4, 834-3)

### ਭਾਰੋ

ਬੈ ਖਰੀਦੁ ਹਉ ਦਾਸਰੋ ਤੇਰਾ ॥ ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥ (5, 739-9)

ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥ (5, 622-8)

ਤੂੰ ਭਾਰੋ ਸੁਆਮੀ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ (5, 629-19)

ਤੂ ਭਾਰੋ ਸੁਆਮੀ ਮੇਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ (5, 625-10)

### ਭਾਲਣਾ

ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ (3, 425-16)

ਕਹਾ ਚਲਹੁ ਮਨ ਰਹਹੁ ਘਰੇ ॥ (1, 414-15)

ਹਰਿ ਰਸੁ ਛੇਡਿ ਹੋਛੇ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥ (5, 376-9)

ਘਰੇ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ (3, 425-11)

ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ (5, 102-3)

ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ (1, 953-7)

### ਭਾਂਡਾ

ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ (1, 1411-12)

ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥ (ਕਬੀਰ, 1350-1)

ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ (1, 729-19)

ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨ੍ਹੀ ਦੁਧੁ ਸਮਾਈਐ ਇਕਿ ਚੁਲ੍ਹੇ ਰਹਨ੍ਹ ਚੜੇ ॥ (1, 475-5)

ਭਾਂਡਾ ਧੋਇ ਬੈਸਿ ਧੂਧੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥ (1, 728-4)

ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ (1, 1411-11)

ਉਧੈ ਭਾਂਡੇ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥ (1, 504-3)

### ਭੀਖ

ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ (3, 1089-7)

ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥ (1, 903-9)

ਸੇ ਅਉਧੁਤੀ ਜੋ ਧੂਧੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ (1, 952-14)

ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥ (1, 634-16)

ਭਿਖਿਆ ਭਾਇ ਭਗਤਿ ਭੈ ਚਲੈ ॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ (1, 877-16)

### ਭੀਖਕ

ਹਮ ਭੀਖਕ ਭੇਖਾਰੀ ਤੇਰੇ ਤੂ ਨਿਜਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ (3, 666-9)

### ਭੁੱਖ

ਤੂੰ ਮੇਰੇ ਪਿਆਰੇ ਤਾ ਕੈਸੀ ਭੂਖਾ ॥ (5, 376-2)

ਭੂਖ ਪਿਆਸੇ ਜੇ ਭਵੈ ਕਿਆ ਤਿਸੁ ਮਾਗਉ ਦੇਇ ॥ (1, 1010-13)

ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਤੂਖ ॥ (1, 1328-2)

ਬਿਨੁ ਖਾਏ ਬੂਝੈ ਨਹੀ ਭੂਖ ॥ (5, 1149-4)

ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ (2, 147-6)

ਦੁਖ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ (5, 98-18)

ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥ (5, 1102-13)

### ਭੁੱਖਾ

ਭੁਖੇ ਖਾਵਤ ਲਾਜ ਨ ਆਵੈ ॥ (5, 629-6)

ਭੂਖੇ ਕਉ ਦੇਵਤ ਅਧਾਰ ॥ (5, 283-10)  
ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥ (2, 147-6)  
ਭੁਖਿਆ ਗੰਢੁ ਪਵੈ ਜਾ ਖਾਇ ॥ (1, 143-11)  
ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ (ਕਬੀਰ, 656-13)  
ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ (4, 164-15)  
ਭੁਖੇ ਮੁਲਾਂ ਘਰੇ ਮਸੀਤਿ ॥ (1, 1245-16)  
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ (1, 1-5)

### ਭੁੱਲਣਾ

ਕੋਈ ਜਾਣਿ ਨ ਭੂਲੈ ਭਾਈ ॥ ਸੇ ਭੂਲੈ ਜਿਸੁ ਆਪਿ ਭੁਲਾਏ ਬੁਝੈ ਜਿਸੈ ਬੁਝਾਈ ॥ (1, 1344-1)  
ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ (3, 1413-4)  
ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥ (3, 119-12)  
ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ (1, 1344-8)  
ਲੇਖੈ ਕਤਹਿ ਨ ਛੁਟੀਐ ਖਿਨੁ ਖਿਨੁ ਭੁਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥  
(5, 261-1)  
ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥ (3, 68-15)  
ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ (1, 937-18)  
ਭੁਲਣ ਅੰਦਰਿ ਸਭ ਕੇ ਅਭੁਲੁ ਗੁਰੂ ਕਰਤਾਰੁ ॥ (1, 61-7)  
ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ (5, 1077-17)

### ਭੇਖ

ਇਸੁ ਭੇਖੈ ਥਾਵਹ ਗਿਰਹੋ ਭਲਾ ਜਿਥਹੁ ਕੇ ਵਰਸਾਇ ॥ (3, 587-2)  
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ (ਤ੍ਰਿਲੋਚਨ , 525-18)  
ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ (3, 1176-1)  
ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ (5, 269-8)  
ਜਿਨ੍ਹੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥ (ਫਰੀਦ, 1383-11)  
ਕਰਿ ਇਸਨਾਨੁ ਤਨਿ ਚਕੁ ਬਣਾਏ ॥ ਅੰਤਰ ਕੀ ਮਲੁ ਕਬਿ ਹੀ ਨ ਜਾਇ ॥ (5, 1348-1)  
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ (3, 586-19)  
ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ ॥ (ਕਬੀਰ, 1158-15)  
ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ (5, 1099-2)

ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ (1, 467-16)  
ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥ (9, 633-13)  
ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ (3, 440-3)  
ਬਾਹਰਿ ਭੇਖ ਬਹੁਤੁ ਚਤੁਰਾਈ ਮਨੁਆ ਦਹ ਦਿਸਿ ਧਾਵੈ ॥ (4, 732-8)  
ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ (5, 1099-1)

### ਭੇਦ

ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦ ਨ ਜਾਣਹੁ ਮਾਣਸ ਦੇਹਾ ॥ (5, 1076-3)

### ਭੇਦ ਰਖਣਾ

ਰਤਨੁ ਲੁਕਾਇਆ ਲੁਕੈ ਨਾਹੀ ਜੇ ਕੋ ਰਖੈ ਲੁਕਾਈ ॥ (4, 608-2)  
ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਖੇਦਾ ॥ (5, 235-16)  
ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ  
ਪਾਰਬ੍ਰਹਮ ॥ (5, 894-6)  
ਜਿਨ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦ ਨ ਜਾਣਹੁ ਮੂਲਿ ਸਾਂਈ ਜੇਹਿਆ ॥ (5, 397-17)  
ਜਬ ਇਸ ਤੇ ਸਭ ਬਿਨਸੇ ਭਰਮਾ ॥ ਭੇਦੁ ਨਾਹੀ ਹੈ ਪਾਰਬ੍ਰਹਮਾ ॥ (5, 235-15)  
ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦ ਬਭੀਖਣ ਗੁਰਮੁਖਿ ਪਰਚਾਇਣੁ ॥ (1, 942-13)

### ਭੋਗ

ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ (1, 139-17)  
ਭੋਗੀ ਕਉ ਦੁਖੁ ਰੋਗ ਵਿਆਪੈ ॥ (1, 1189-12)  
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਵਿਆ ॥ (5, 398-9)  
ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥ (5, 1101-13)  
ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ ਸੁ ਅੰਤਿ ਵਿਗੋਵੈ ॥ (1, 1034-16)  
ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥ (5, 1019-2)  
ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ (1, 1256-15)  
ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣ ਸਚਾ ਪਾਤਿਸਾਹੁ ਜਿਸ ਮਿਲਿ ਕੀਚੈ ਭੋਗੁ ॥ (5,  
1094-17)  
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥ (5, 398-  
10)  
ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥ (5, 1094-9)

ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥ (5, 1183-8)  
ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੈ ਕੰਤ ਕਉ ਤਉ ਨਾਨਕ ਭੋਗੁ ਕਰੇਇ  
॥ (3, 788-10)  
ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ (5, 781-8)  
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥ (3, 1128-15)  
ਸਭਿ ਰਸ ਭੋਗਣ ਬਾਦਿ ਹਰਿ ਸਭਿ ਸੀਗਾਰ ਵਿਕਾਰ ॥ (1, 19-5)

### ਮੱਖੀ

ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥ (5, 1227-15)  
ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥ (ਕਬੀਰ, 1368-2)  
ਮੱਖੀ ਮਿਠੈ ਮਰਣਾ ॥ (1, 1286-15)

### ਮੱਛੀ

ਸੰਤ ਕਾ ਦੇਖੀ ਇਉ ਬਿਲਲਾਇ ॥ ਜਿਉ ਜਲ ਬਿਹੂਨ ਮਛਲੀ ਭੜਫੜਾਇ ॥ (5, 280-11)  
ਮੀਨੁ ਬਿਛੋਹਾ ਨ ਸਹੈ ਜਲ ਬਿਨੁ ਮਰਿ ਪਾਹੀ ॥ (5, 1122-11)  
ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ  
॥ (1, 143-6)  
ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ ਮੀਨ ਕੁੰਡਲੀਆ ਕੰਠਿ ਪਾਇ ॥ (1, 1187-18)  
ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥ (ਕਬੀਰ, 326-8)  
ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ (5, 829-4)  
ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ (5, 1222-3)  
ਮਛਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ  
ਬਾਹ ਪਸਾਰਿ ॥ (1, 157-5)  
ਤੂੰ ਜਲ ਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥ (ਕਬੀਰ, 323-17)  
ਸਾਧੂ ਸਾਧ ਸਾਧ ਮਨਿ ਪ੍ਰਤਿਮ ਬਿਨੁ ਦੇਖੇ ਰਹਿ ਨ ਸਕੀਜੈ ॥ ਜਿਉ ਜਲ ਮੀਨ ਜਲ ਜਲ ਪ੍ਰੀਤਿ ਹੈ  
ਖਿਨੁ ਜਲ ਬਿਨੁ ਫੂਟਿ ਮਰੀਜੈ ॥ (4, 1325-1)  
ਮਛਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ  
ਚੁਕਾਇਆ ॥ (1, 439-6)  
ਪਿਰੁ ਪਰਦੇਸੀ ਜੇ ਥੀਐ ਧਨ ਵਾਂਞੀ ਝੂਰੇਇ ॥ ਜਿਉ ਜਲਿ ਥੋੜੈ ਮਛਲੀ ਕਰਣ ਪਲਾਵ ਕਰੇਇ ॥ ਪਿਰ  
ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥ (1, 56-2)

ਜਲਿ ਤਰਤੀ ਬੁਡੀ ਜਲ ਮਾਹੀ ॥ (1, 1275-18)

ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥ (1, 55-8)

ਮਛਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥ (ਨਾਮਦੇਵ, 693-14)

ਜਬ ਪਕੜੀ ਤਬ ਹੀ ਪਛੁਤਾਨੀ ॥ (1, 1275-19)

ਮਛਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੇ ਵੇਸਾਹੁ ॥  
ਕੀਤੇ ਕਾਰਣਿ ਪਕੜੀ ਕਾਲੁ ਨ ਟਲੈ ਸਿਰਾਹੁ ॥ (1, 55-7)

ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥ (1, 1031-17)

ਤੂ ਕੈਸੇ ਆੜਿ ਫਾਥੀ ਜਾਲਿ ॥ (1, 1275-17)

### ਮੰਗਣ

ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥ (1, 903-8)

ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥ (1, 903-6)

ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ (5, 99-2)

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ (5, 958-1)

ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ (3, 86-5)

ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ (1, 1245-17)

ਘਰਿ ਘਰਿ ਮਾਂਗੇ ਤ੍ਰਿਪਤਾਵਨ ਤੇ ਚੁਕਾ (5, 1358-6)

ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥ (1, 953-5)

ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ (1, 933-16)

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥  
(1, 590-4)

### ਮੰਗਣਾ

ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥ (5, 1018-11)

### ਮੰਗਣਾ ਉਸ ਤੋਂ

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ (5, 681-19)

ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥ (5, 1018-11)

ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥ (1, 953-5)

ਜਗਤੁ ਭਿਖਾਰੀ ਫਿਰਤੁ ਹੈ ਸਭ ਕੇ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹੁ ਪੂਰਨ ਹੋਵਹਿ ਕਾਮ  
॥ (9, 1428-8)



ਮਾਂਗਉ ਰਾਮ ਤੇ ਸਭਿ ਥੋਕ ॥ (5, 682-15)

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥  
(1, 590-4)

### ਮੰਗਣਾ ਹੋਰ ਮੰਗਾਂ

ਮਾਂਗਉ ਰਾਮ ਤੇ ਸਭਿ ਥੋਕ ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥ (5,  
682-15)

ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੀਆ ਛਾਦਨੁ ਨੀਕਾ ॥ ਅਨਾਜੁ  
ਮਗਉ ਸਤ ਸੀ ਕਾ ॥ 1 ॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ  
ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥ (ਧੰਨਾ, 695-17)

### ਮੰਗਣਾ ਘੱਰ ਘੱਰ

ਦਰਵੇਸੀ ਕੇ ਜਾਣਸੀ ਵਿਰਲਾ ਕੇ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥  
(3, 550-15)

ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ  
॥ (3, 1089-7)

### ਮੰਗਣਾ ਡਿਖਿਆ

ਨਾਨਕ ਦਾਸੁ ਕਹੈ ਬੇਨ ਤੀ ਭੀਖਿਆ ਨਾਮੁ ਦਰਿ ਪਾਈ ਹੇ ॥ (3, 1044-17)

ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥ (ਫਰੀਦ, 488-11)

ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ (1, 946-17)

ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥ (1, 729-16)

ਭਿਖਿਆ ਨਾਮੁ ਸੰਤੋਖੁ ਮਤੀ ਸਦਾ ਸਚੁ ਹੈ ਨਾਲਿ ॥ (3, 1089-8)

ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ  
॥ (3, 1089-7)

### ਮੰਗਣਾ ਦਾਨ

ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥ ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ (5, 320-3)

ਮਾਗੈ ਦਾਨੁ ਨਾਮੁ ਤੇਰੇ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥ (5, 674-14)

ਮਾਗਉ ਦਾਨੁ ਕਿੰਪਾਲ ਕਿੰਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ (5, 535-19)

ਮਾਗਉ ਦਾਨੁ ਠਾਕੁਰ ਨਾਮ ॥ (5, 713-6)

ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥ (5, 682-12)

ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲ ਨ ਕਾਹੂ ਬੀਆ ॥ (5, 258-18)  
 ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ ਸੁਜਾਨਾ ॥ (5, 258-17)  
 ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ (1, 1289-2)  
 ਮਾਗਨਿ ਮਾਗ ਤ ਏਕਹਿ ਮਾਗ ॥ ਨਾਨਕ ਜਾ ਤੇ ਪਰਹਿ ਪਰਾਗ ॥ (5, 258-19)  
 ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ (5, 626-17)  
 ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥ (1, 878-18)  
 ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥ (5, 886-13)  
 ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥ (5, 258-17)  
 ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥ (5, 891-15)  
 ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ (5, 99-2)  
 ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ (5, 1018-3)  
 ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ (5, 258-18)  
 ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ (1, 566-8)  
 ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ (1, 566-9)

### ਮੰਗਤਾ

ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ (4, 164-15)  
 ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥ (3, 1248-11)  
 ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ ਸੁਜਾਨਾ ॥ (5, 258-17)  
 ਹਮ ਭੀਖਕ ਭੇਖਾਰੀ ਤੇਰੇ ਤੂ ਨਿਜਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ  
 ਰਹਉ ਰੰਗਿ ਰਾਤਾ ॥ (3, 666-9)  
 ਜਗਤੁ ਭਿਖਾਰੀ ਫਿਰਤੁ ਹੈ ਸਭ ਕੇ ਦਾਤਾ ਰਾਮੁ ॥ (9, 1428-8)  
 ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ (1, 18-7)

### ਮੰਗਲ

ਮੰਗਲ ਸੂਖ ਕਲਿਆਣ ਤਿਥਾਈਂ ॥ ਜਹ ਸੇਵਕ ਗੋਪਾਲ ਗੁਸਾਈ ॥ (5, 1348-19)  
 ਮੰਗਲਚਾਰ ਚੋਜ ਆਨ ਦਾ ॥ ਕਰਿ ਕਿਰਪਾ ਮਿਲੇ ਪਰਮਾਨ ਦਾ ॥ (5, 1312-13)  
 ਮੰਗਲ ਸਾਜੁ ਭਇਆ ਪ੍ਰਭੁ ਅਪੁਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ  
 ਚਾਇਆ ਰਾਮ ॥ (5, 845-13)  
 ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥ (3, 798-3)

ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ (5, 1180-14)

ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥ (1, 764-11)

ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ (1, 764-9)

### ਮੰਤਰ

ਗੁਰੁ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰੁ ਕੈ ਸਬਦਿ ਮੰਤ੍ਰੁ ਮਨ ਮਾਨ ॥ (5, 864-3)

### ਮੰਤਰ ਸਤਿਨਾਮ

ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥ (ਸਵਈਏ ਮਹਲੇ ਚਉਥੇ ਕੇ, 1404-4)

ਨਿਰਭਉ ਨਿਰੰਕਾਰੁ ਸਤਿਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ (4, 998-9)

### ਮੰਤਰ ਹਰੀ

ਮਨ ਤਨ ਅੰਤਰਿ ਹਰਿ ਹਰਿ ਮੰਤ ॥ (5, 802-6)

ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੇ ਨਾਉ ॥ (ਕਬੀਰ, 1365-6)

ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ (5, 371-11)

ਰੋਮਿ ਰੋਮਿ ਰਵਿਆ ਹਰਿ ਨਾਮੁ ॥ (5, 1144-4)

ਹਰਿ ਹਰਿ ਤੰਤੁ ਮੰਤੁ ਗੁਰ ਦੀਨ੍ਹਾ ॥ (5, 386-14)

ਹਰਿ ਹਰੇ ਹਰਿ ਮੁਖਹੁ ਬੋਲਹਿ ਹਰਿ ਹਰੇ ਮਨਿ ਧਾਰੇ ॥ (5, 1230-4)

### ਮੰਤਰ ਗੁਰ ਮੰਤਰ

ਚਲਤ ਬੈਸਤ ਸੇਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ (5, 1006-19)

ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥ (5, 190-9)

ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ (5, 576-18)

ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ ਕੇਵਲ ਨਾਮੁ ਰਿਦ ਮਾਹਿ ਸਮਾਇਆ ॥ (5, 188-8)

ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ (5, 1136-10)

ਮਨਿ ਆਨ ਦੁ ਮੰਤ੍ਰੁ ਗੁਰਿ ਦੀਆ ॥ (5, 387-6)

### ਮੰਤਰ ਬਾਣੀ

ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥ (5, 137-6)

ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥ (5, 895-10)

### ਮੰਤਰ ਬੀਜ ਮੰਤਰ

ਬੀਜ ਮੰਤ੍ਰ ਲੈ ਹਿਰਦੈ ਰਹੈ ॥ ਮਨੁਆ ਉਲਟਿ ਸੁੰਨ ਮਹਿ ਗਹੈ ॥ (ਬੇਣੀ, 974-11)

ਰਾਮ ਨਾਮੁ ਜੋ ਜਨ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥ (5, 817-19)

ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹਾ ॥ ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹਾ ॥ (5, 386-14)

ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੋਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੇ ਵੰਸੁ ਵਜਾਇਦਾ ॥ (1, 1035-17)

ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ (5, 866-18)

ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ ਤੰਤੁ ਮੰਤੁ ਸਭ ਅਉਖਧ ਜਾਨਹਿ ਅੰਤਿ ਤਉ ਮਰਨਾ ॥ (ਕਬੀਰ, 476-19)

ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥ (5, 814-10)

ਅਉਖਧ ਮੰਤ੍ਰੁ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ (1, 156-3)

### ਮੰਤਰ ਰਾਮ

ਮਨ ਮੇਰੇ ਰਾਮ ਨਾਮੁ ਆਧਾਰੁ ॥ (3, 1132-6)

ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥ (5, 1229-19)

ਰਾਮ ਰਾਮ ਬੋਲਿ ਰਾਮ ਰਾਮ ॥ (5, 1182-12)

ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ (3, 159-16)

ਜਪਿ ਮਨ ਰਾਮ ਨਾਮ ਜਗੰਨਾਥ ॥ (4, 1296-5)

ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ (4, 1265-18)

### ਮੰਤਰ ਵਾਹਿਗੁਰੂ

ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਿਗੁਰੂ ਤੇਰਾ ਸਭੁ ਸਦਕਾ ॥ (ਸਵਈਏ ਮਹਲੇ ਚਉਥੇ ਕੇ, 1403-11)

ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ (ਸਵਈਏ ਮਹਲੇ ਚਉਥੇ ਕੇ, 1403-17)

### ਮੰਤਰ ਵਾਹੁ

ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੈ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ (ਸਵਈਏ ਮਹਲੇ ਚਉਥੇ ਕੇ, 1403-14)

ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਪ੍ਰਾਇਯਉ ॥ (ਸਵਈਏ ਮਹਲੇ ਚਉਥੇ ਕੇ, 1405-7)

ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ (1, 766-17)

ਜੋ ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥ (ਨਾਮਦੇਉ, 1163-15)  
 ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥ (ਨਾਮਦੇਉ, 1163-11)  
 ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ (5, 891-4)  
 ਗੁਰ ਕਾ ਬਚਨੁ ਜਪਿ ਮੰਤ੍ਰੁ ॥ ਏਹਾ ਭਗਤਿ ਸਾਰ ਤਤੁ ॥ (5, 895-7)  
 ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥ (1, 1040-19)  
 ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰ ਦੀਨੋ ਪੂਰਾ ਮੰਤ੍ਰੁ ॥ (5, 1150-2)  
 ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਨ ਕਉ ॥ (5, 1208-8)  
 ਸੰਤ ਬਚਨ ਮੇਰੇ ਮਨਹਿ ਮੰਤ ॥ (5, 987-9)  
 ਅਉਖਧ ਮੰਤ੍ਰੁ ਤੰਤ ਸਭਿ ਛਾਰੁ ॥ (5, 196-1)  
 ਅਕਾਲ ਮੂਰਤਿ ਅਜੂਨੀ ਸੰਭੋ ਮਨ ਸਿਮਰਤ ਠੰਢਾ ਥੀਵਾਂ ਜੀਉ ॥ (5, 99-6)  
 ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤ੍ਰੁ ਲਈ ॥ (5, 822-9)  
 ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥ (5, 1302-5)  
 ਬੋਲਹੁ ਸਚੁ ਨਾਮੁ ਕਰਤਾਰ ॥ (, - )  
 ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ (4, 1135-10)  
 ਜਪ ਮਨ ਗੋਬਿੰਦ ਮਾਧੋ ॥ (4, 1297-14)  
 ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ (5, 562-16)  
 ਅਵਰੁ ਨ ਅਉਖਧੁ ਤੰਤ ਨ ਮੰਤਾ ॥ ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥ (1, 416-6)  
 ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ (5, 274-16)  
 ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ (5, 576-18)  
 ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ  
 ਇਹੈ ਨਿਸਿ ਬਾਸੁਰ ਹੋਇ ਕਲ੍ਹਾਨੁ ਲਹਹਿ ਪਰਮ ਗਤਿ ਜੀਉ ॥ (ਸਵਈਏ ਮਹਲੇ ਚਉਥੇ ਕੇ, 1403-7)

### ਮਉਜ

ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ  
 ਅੰਤਿ ਅਰੁ ਆਦਿ ॥ (ਕਬੀਰ, 1370-17)  
 ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ  
 ॥ (ਕਬੀਰ, 1370-18)

### ਮਉਲਣਾ

ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥ (ਕਬੀਰ, 1193-15)

ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ (1, 24-7)

ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੁੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ  
ਕੀਮਤਿ ਕਹਣੁ ਨ ਜਾਈ ॥ (5, 672-11)

ਸੰਕਰੁ ਮਉਲਿਓ ਜੋਗ ਧਿਆਨ ॥ (ਕਬੀਰ, 1193-16)

ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥ (ਕਬੀਰ, 1193-14)

ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥ (ਕਬੀਰ, 1193-15)

### ਮਹਲ

ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥ (3, 428-8)

ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥ (5, 738-9)

ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ  
ਸਮਾਇ ॥ (3, 649-9)

ਗੁਰ ਤੇ ਮਹਲ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥ (5, 44-5)

ਸਚਾ ਅਰਜੁ ਸਚੀ ਅਰਦਾਸਿ ॥ ਮਹਲੀ ਖਸਮੁ ਸੁਣੇ ਸਾਬਾਸਿ ॥ (1, 355-11)

### ਮਗਰ ਮੱਛ

ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ (1,  
1009-18)

### ਮਜ਼ਦੂਰੀ

ਸਾਰੋ ਦਿਨਸੁ ਮਜ਼ੂਰੀ ਕਰੈ ॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥ (5, 1143-11)

ਸਾਰੋ ਦਿਨਸੁ ਮਜ਼ੂਰੀ ਕਰਤਾ ਤੁਹੁ ਮੁਸਲਹਿ ਛੁਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ  
ਕਾਮਿ ਨ ਆਇਆ ॥ (5, 712-16)

### ਮਜੀਠ

ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ (3, 786-4)

ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ (1, 786-16)

ਕਾਇਆ ਰਛਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਛਣ ਵਾਲਾ ਜੇ ਰੰਛੈ ਸਾਹਿਬੁ ਐਸਾ  
ਰੰਗੁ ਨ ਡੀਠ ॥ (1, 722-3)

### ਮਤ

ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ (ਫਰੀਦ, 1384-16)

ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ (5, 804-6)  
ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥ (2, 259-1)  
ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ (4, 800-9)  
ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ (5, 293-10)  
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ (1, 2-11)  
ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ (3, 163-8)

### ਮਤਲਬ

ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥ (4, 1326-6)  
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤੁ ॥ (5, 796-8)  
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨ੍ਹ ਕਾ ਸੁਆਉ ਹੋਇ ਨ ਆਵੈ ਤਿਤ ਦਿਨਿ ਨੇੜੈ ਕੋ ਨ ਢਕਾਸਾ ॥ (4, 860-10)  
ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੁਖ ਦਰਦ ਰੋਗ ਸਗਲ ਬਿਦਾਰਿਆ ॥ (5, 195-15)  
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ (3, 509-2)

### ਮਤਾ

ਮਤਾ ਕਰਉ ਸੋ ਪਕਨਿ ਨ ਦੇਈ ॥ (5, 371-5)  
ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ (4, 1135-5)  
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ (3, 509-2)  
ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੁ ਨ ਆਇਓ ॥ (5, 498-10)  
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ (5, 496-8)

### ਮਨ

ਇਹੁ ਮਨੁ ਸਕਤੀ ਇਹੁ ਮਨੁ ਸੀਉ ॥ ਇਹੁ ਮਨੁ ਪੰਚ ਤਤ ਕੇ ਜੀਉ ॥ (ਕਬੀਰ, 342-4)

### ਮਨ ਬਚ ਕਰਮ

ਮਨ ਬਚ ਕਮਿ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥ (5, 200-9)  
ਮਨ ਬਚ ਕਮਿ ਗੋਵਿੰਦ ਅਧਾਰੁ ॥ ਤਾ ਤੇ ਛੁਟਿਓ ਬਿਖੁ ਸੰਸਾਰੁ ॥ (5, 197-5)  
ਮਨ ਬਚ ਕਮਿ ਪ੍ਰਭੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥ (5, 760-6)

ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ  
ਸੇ ਸਭੇ ਫਲ ਪਾਵਹੇ ॥ (5, 248-8)

ਮਨ ਬਚ ਕਮਿ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥ (5, 1220-8)

ਮਨ ਬਚ ਕਮਿ ਰਾਮ ਨਾਮੁ ਚਿਤਾਰੀ ॥ (5, 916-13)

ਮਨ ਬਚ ਕਰਮ ਅਰਾਧੇ ਕਰਤਾ ਤਿਸੁ ਮਾਹੀ ਕਦੇ ਸਜਾਈ ਹੇ ॥ (5, 1017-17)

ਮਨ ਬਚ ਕਮਿ ਰਸ ਕਸਹਿ ਲੁਭਾਨਾ ॥ (ਰਵਿਦਾਸ, 487-6)

ਮਨ ਬਚ ਕਮਿ ਜਿਹ ਆਪਿ ਜਨਾਈ ॥ ਨਾਨਕ ਤਿਹ ਮਤਿ ਪ੍ਰਗਟੀ ਆਈ ॥ (5, 259-8)

### ਮਨ ਮੱਤ

ਮਨ ਮਤਿ ਹਉਲੀ ਬੋਲੇ ਬੋਲੁ ॥ (1, 151-4)

ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ (5, 763-5)

ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥ (5, 814-12)

ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ (1, 222-10)

ਮਨਿ ਮੈਲੇ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ (3, 558-10)

ਬਿਨੁ ਮਨ ਮੂਏ ਭਗਤਿ ਨ ਹੋਇ ॥ (3, 1277-18)

ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥ (5, 298-18)

ਇਹੁ ਮਨੁ ਲੇ ਜਉ ਉਨਮਨਿ ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥ (ਕਬੀਰ, 342-5)

ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ (1, 6-17)

ਮਾਈ ਮਨੁ ਮੇਰੇ ਬਸਿ ਨਾਹਿ ॥ (9, 632-19)

ਮਨੁ ਅਸਾਧੁ ਸਾਧੈ ਜਨੁ ਕੋਈ ॥ (3, 665-12)

ਤਨ ਮਹਿ ਮਨੁਆ ਮਨ ਮਹਿ ਸਾਚਾ ॥ (1, 686-9)

ਇਹੁ ਮਨੁਆ ਖਿਨੁ ਖਿਨੁ ਉਭਿ ਪਇਆਲਿ ॥ (1, 1344-14)

ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ (1, 598-6)

ਨਾ ਮਨੁ ਮਰੈ ਨ ਮਾਇਆ ਮਰੈ ॥ (1, 1342-3)

ਬਿਨੁ ਮਨ ਮੂਏ ਕੈਸੇ ਹਰਿ ਪਾਇ ॥ (3, 665-9)

ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥ (3, 665-9)

ਮਨ ਕੀ ਮਨ ਹੀ ਮਾਹਿ ਰਹੀ ॥ (9, 631-17)

ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥ (3, 87-13)

ਇਸੁ ਤਨ ਮਹਿ ਮਨੁ ਕੇ ਗੁਰਮੁਖਿ ਦੇਖੈ ॥ (3, 124-1)



ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ (3, 124-11)  
 ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸਿ ਧਾਵੈ ॥ (3, 127-11)  
 ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥ (3, 84-3)  
 ਹਉਮੈ ਵਿਚਹੁ ਸਬਦਿ ਜਲਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ (1, 1342-18)  
 ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ (4, 451-16)  
 ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥ (3, 1089-19)  
 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ (3, 651-1)  
 ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ (1, 1113-3)  
 ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ (3, 441-3)  
 ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ (5, 1268-8)  
 ਮਨੁ ਅਸਾਧੁ ਸਾਧੈ ਜਨੁ ਕੋਇ ॥ (3, 159-8)  
 ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ ਤਤੁ ਤੇ ਜਨਮਾ ॥ (1, 415-10)  
 ਮਨਿ ਅੰਧਾ ਨਾਉ ਸੁਜਾਣੁ ॥ (4, 471-12)

### ਮਨਮੁਖ

ਮਨਮੁਖਿ ਕਬਹਿ ਨ ਉਸਤਤਿ ਕਰੈ ॥ (5, 893-1)  
 ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ (4, 696-12)  
 ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥ (4, 450-10)  
 ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ (4, 696-5)  
 ਮਨਮੁਖਿ ਕਿਛੁ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ (3, 85-17)  
 ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ (3, 1418-3)  
 ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣ ਵਿਗਾੜਿਆ ॥ (3, 86-16)  
 ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੈ ॥ (3, 1054-13)  
 ਮਨਮੁਖਿ ਭਰਮਿ ਭੁਲੈ ਸੰਸਾਰੁ ॥ (3, 363-4)  
 ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ (1, 63-1)  
 ਮਨਮੁਖੁ ਪਾਥਰੁ ਸੈਲੁ ਨ ਭੀਜੈ ॥ (1, 1029-13)  
 ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ (3, 1068-5)  
 ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ (3, 1054-13)

ਮਨਮੁਖ ਉਭੇ ਸੁਕਿ ਗਏ ਨ ਗਲੁ ਤਿਨ ਾ ਛਾਉ ॥ (3, 66-7)  
 ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ (3, 1421-3)  
 ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ (1, 831-13)  
 ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ (3, 947-5)  
 ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ (3, 1417-13)  
 ਨਾਨਕ ਮਨਮੁਖਾ ਨਾਲੇ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥ (4, 316-13)  
 ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ (5, 959-2)  
 ਮਨਮੁਖ ਪਥਰੁ ਸੈਲੁ ਹੈ ਪ੍ਰਿਗੁ ਜੀਵਣੁ ਫੀਕਾ ॥ (1, 419-13)  
 ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥ (1, 1242-10)  
 ਮਨਮੁਖ ਕੀ ਮਤਿ ਕੂੜਿ ਵਿਆਪੀ ॥ (1, 356-11)  
 ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ (1, 420-18)  
 ਮਨਮੁਖ ਕਰਮ ਕਰੇ ਅਹੰਕਾਰੀ ॥ (4, 130-6)  
 ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ (5, 587-15)  
 ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ (1, 1244-2)  
 ਮਨਮੁਖ ਕਉ ਆਲਸੁ ਘਣੇ ਫਾਥੇ ਓਜਾੜੀ ॥ (1, 1011-6)  
 ਧੰਧਾ ਧਾਵਤਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ (3, 948-2)  
 ਕੂੜੁ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥ (3, 637-19)  
 ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥ (1, 1331-7)

### ਮਨਣਾ

ਮੰਨੇ ਹੁਕਮੁ ਸੁ ਪਰਗਟੁ ਜਾਇ ॥ (1, 355-13)  
 ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ (ਕਬੀਰ, 855-16)  
 ਮੰਨੈ ਜਮ ਕੈ ਸਾਥਿ ਨ ਜਾਇ ॥ (1, 3-7)  
 ਨਾਇ ਮੰਨਿਐ ਸੁਰਤਿ ਉਪਜੈ ਨਾਮੇ ਮਤਿ ਹੋਈ ॥ (1, 1242-9)  
 ਮੰਨੈ ਪਾਵਹਿ ਮੋਖੁ ਦੁਆਰੁ ॥ (1, 3-9)  
 ਸੁਣਿ ਸੁਣਿ ਮਾਨੈ ਵੇਖੈ ਜੋਤਿ ॥ (1, 831-18)  
 ਨਾਇ ਮੰਨਿਐ ਨਾਮੁ ਉਪਜੈ ਸਹਜੈ ਸੁਖੁ ਪਾਇਆ ॥ (1, 1242-3)  
 ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ (1, 3-8)

ਮੰਨੈ ਤਰੈ ਤਾਰੇ ਗੁਰੁ ਸਿਖ ॥ (1, 3-10)  
 ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ (1, 3-8)  
 ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥ (1, 832-10)  
 ਮੰਨੇ ਨਾਮੁ ਸਚੀ ਪਤਿ ਪੂਜਾ ॥ (1, 832-1)  
 ਮੰਨੇ ਕੀ ਗਤਿ ਕਹੀ ਨ ਜਾਇ ॥ (1, 3-4)  
 ਮੰਨੈ ਮੁਹਿ ਚੋਟਾ ਨ ਖਾਇ ॥ (1, 3-6)  
 ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥ (2, 150-11)  
 ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ (1, 3-6)  
 ਮੰਨੈ ਨਾਨਕ ਭਵਹਿ ਨ ਭਿਖ ॥ (1, 3-10)  
 ਮੰਨੈ ਪਰਵਾਰੈ ਸਾਧਾਰੁ ॥ (1, 3-10)  
 ਨਾਇ ਮੰਨਿਐ ਸੁਖੁ ਉਪਜੈ ਨਾਮੇ ਗਤਿ ਹੋਈ ॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥  
 (1, 1241-5)  
 ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥ (1, 1241-12)

### ਮਨੁਖ ਜਨਮ

ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੁਝਿਆ ॥ (1, 1126-3)  
 ਅਸਥਿਰੁ ਜੋ ਮਾਨਿਓ ਦੇਹ ਸੋ ਤਓ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ  
 ਨਿਲਾਜ ਰੇ ॥ (9, 1353-2)  
 ਗਰਬ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ (9, 1428-10)  
 ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗ ਸੰਤਾਪੁ ॥ (1, 1343-14)  
 ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ (3, 1414-16)  
 ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਰਿਆ ਜੀਵਣਾ ਭੀ ਤਨੁ ਹੋਸੀ ਖੇਹ ॥  
 (ਫਰੀਦ, 1380-1)  
 ਹਉਮੈ ਵਿਚਿ ਸਦ ਜਲੈ ਸਰੀਰਾ ॥ (3, 1068-4)  
 ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ  
 ਨ ਜਾਨੀ ॥ (1, 1126-6)  
 ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮਿ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥  
 (ਫਰੀਦ, 1378-18)  
 ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ (3, 1346-4)  
 ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ (ਕਬੀਰ, 1159-6)

## ਮਮਤਾ

ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ (3, 1261-6)  
ਮਮਤਾ ਕੀ ਮਲੁ ਉਤਰੈ ਇਹੁ ਮਨਾ ਹਛਾ ਹੋਇ ॥ (3, 558-15)  
ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭੁਲਾਇਆ ॥ (3, 1129-1)  
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ (3, 643-18)  
ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ (3, 513-16)  
ਦੂਜੈ ਲਗੀ ਭਰਮਿ ਭੁਲਾਵੈ ॥ ਮਮਤਾ ਬਾਧਾ ਆਵੈ ਜਾਵੈ ॥ (3, 363-7)  
ਮਮਤਾ ਮੋਹੁ ਸੁ ਬੰਧਨਾ ਪੁਤ੍ਰੁ ਕਲਤ੍ਰੁ ਸੁ ਧੰਧੁ ॥ (3, 551-3)  
ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥ (1, 840-19)

## ਮਰਣ ਮਰਣ ਉਪਰੰਤ ਆਤਮਾ

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥ (5, 885-18)  
ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ  
ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥ (ਕਬੀਰ, 334-12)  
ਕਾਸੀ ਤੇ ਧੁਨਿ ਉਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥ (ਕਬੀਰ,  
857-10)  
ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥  
(5, 885-14)  
ਬਿਨਸਿ ਗਇਆ ਜਾਇ ਕਹੂੰ ਸਮਾਨਾ ॥ (ਰਵਿਦਾਸ, 487-7)  
ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ ਗਇਓ ॥ (ਕਬੀਰ, 870-11)  
ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥  
ਰੋਵਨਹਾਰੇ ਕੀ ਕਵਨ ਟੇਕ ॥ (5, 885-13)  
ਇਹੁਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ  
ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥ (5, 885-16)  
ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥ (1, 648-13)  
ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਉਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥  
ਸੁਪਨੁ ਭਇਆ ਭਖਲਾਏ ਅੰਧ ॥ (5, 885-15)

## ਮਰਣਾ

ਜੋ ਆਇਆ ਸੇ ਸਭੁ ਕੋ ਜਾਸੀ ॥ (3, 1047-2)

### ਮਰਣਾ ਇਕੱਲੇ

ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ  
ਇਕੇਲਾ ਜਾਇ ॥ (ਕਬੀਰ, 1124-11)

ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥ (ਕਬੀਰ, 654-10)

ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ (5, 546-10)

### ਮਰਣਾ ਹੋਰ ਇੱਕ ਨੇ

ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ  
॥ ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥ ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ ਪੀਰ  
ਪੈਕਾਬਰ ਅਉਲੀਏ ਕੇ ਥਿਰੁ ਨ ਰਹਾਸੀ ॥ ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ ( , -  
)

ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ (5, 1100-8)

ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗ ਕਸੁੰਭ ਕਚਾਣੁ  
॥ (4, 861-6)

### ਮਰਣਾ ਹੋਰ ਪਰਮਾਣ

ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ ਤਿਨ੍ਹਾ ਪਿਆਰਿਆਂ ਭਾਈਆਂ ਅਗੈ ਦਿਤਾ ਬੰਨ੍ਹਿ ॥  
(ਫਰੀਦ, 1383-6)

ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨ ਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨ ਦੁ ॥  
(ਕਬੀਰ, 1365-13)

ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥ (5, 206-13)

ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ (1, 595-4)

ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥ (5, 253-8)

ਸਭ ਆਪਨ ਅਉਸਰ ਚਲੇ ਸਾਰਿ ॥ (ਕਬੀਰ, 1194-16)

ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਾਉਰਾ ਲੀਨ ॥ (ਕਬੀਰ, 1368-5)

ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥ ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ  
ਹੈ ਰੀਤਿ ॥ (9, 536-16)

ਬਿਨੁ ਸਿਮਰਨ ਹੈ ਆਤਮ ਘਾਤੀ ॥ (5, 239-6)

### ਮਰਣਾ ਕਾਲ

ਮਿਰਤੁ ਹਸੈ ਸਿਰ ਉਪਰੇ ਪਸੂਆ ਨਹੀ ਬੁਝੈ ॥ (5, 809-12)

ਰਾਜਾ ਪਰਜਾ ਸਮ ਕਰਿ ਮਾਰੈ ਐਸੇ ਕਲੁ ਬਡਾਨੀ ਰੇ ॥ (ਕਬੀਰ, 855-8)

ਨਾਨਕ ਕਿਸ ਨੇ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥ (1, 1412-16)

ਕਾਲ ਤਉ ਪਹੂਚਿਓ ਆਨਿ ਕਹਾ ਜੈਰੈ ਭਾਜਿ ਰੇ ॥ (9, 1353-1)

ਜਿਨ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹਾ ਮਰਣਾ ਭਾਈ ॥ (1, 418-2)

### ਮਰਣਾ ਘੱਰ ਦੇ

ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥ (ਰਵਿਦਾਸ, 794-7)

ਭਾਈ ਬੰਧ ਕੁਟੰਬ ਸਰੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥ (ਰਵਿਦਾਸ, 794-6)

ਉਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਕਹਨੁ ਨ ਹੋਈ ॥ (ਰਵਿਦਾਸ, 794-4)

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥ (9, 634-5)

### ਮਰਣਾ ਜੀਵਨ ਮਰ ਕੇ

ਸਬਦਿ ਮਰੈ ਸੋ ਮੁਆ ਜਾਪੈ ॥ (3, 1418-2)

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ (3, 550-3)

ਮੂਏ ਬਿਨੁ ਜੀਵਨੁ ਨਾਹੀ ॥ (ਕਬੀਰ, 655-13)

### ਮਰਣਾ ਮਰਣ ਬਾਅਦ ਦੇਹੀ

ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥ (ਕਬੀਰ, 870-9)

ਜਿਹ ਮੁਖਿ ਪਾਂਚਉ ਅੰਮ੍ਰਿਤੁ ਖਾਏ ॥ ਤਿਹ ਮੁਖਿ ਦੇਖਤ ਲੂਕਟ ਲਾਏ ॥ (ਕਬੀਰ, 329-13)

ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ (1, 648-13)

ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥ (ਰਵਿਦਾਸ, 794-5)

ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੇ ਜਾਰੇ ਕੇ ਗਡਿ ਲੇ ਮਾਟੀ ॥ (ਕਬੀਰ, 329-14)

ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ ਦਰੈ ਅਰੁ ਗਰਭ ਬਸੇਰਾ ॥ (ਕਬੀਰ, 329-13)

### ਮਰਣਾ ਰਖਣਾ ਮਰਣ ਬਾਅਦ

ਘਟ ਫੂਟੇ ਕਉ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥ (ਕਬੀਰ, 478-3)

ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥ ਆਧ ਘਰੀ ਕੋਉ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥ (9, 536-13)

### ਮਰਣਾ ਰਾਖੀ

ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥ (5, 315-8)

ਜਾਰੈ ਖਸਮੁ ਤ ਰਾਖੈ ਕਵਨਾ ॥ (ਕਬੀਰ, 329-16)

ਕਿਆ ਬਸੁ ਜਉ ਬਿਖ ਦੇ ਮਹਤਾਰੀ ॥ (ਕਬੀਰ, 328-3)

### ਮਰਣਾ ਰਾਜਾ ਰਾਣਾ

ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿ ਹੈ ਰਾਜਾ ਰਾਨਾ ॥ (ਕਬੀਰ, 1157-18)

ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥ (5, 1304-17)

ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥ (ਕਬੀਰ, 1365-18)

### ਮਰਣਾ ਰੋਸ

ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ (3, 1246-17)

ਕਬੀਰ ਸੰਤ ਮੂਏ ਕਿਆ ਰੋਈਐ ਜੇ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ  
ਬਿਕਾਇ ॥ (ਕਬੀਰ, 1365-7)

### ਮਰਣਾ ਵਕਤ

ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ (1, 1329-10)

ਫਰੀਦਾ ਦਰੀਆਵੈ ਕੰਨੈ ਬਗੁਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ (ਫਰੀਦ,  
1383-4)

ਭਾਈ ਰੇ ਇਉ ਸਿਰਿ ਜਾਣਹੁ ਕਾਲ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥ (1, 55-8)

ਕੰਧੀ ਉਤੇ ਰੁਖੜਾ ਕਿਚਰਕੁ ਬੰਨੈ ਧੀਰੁ ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥ (ਫਰੀਦ,  
1382-18)

ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ (1, 1244-3)

ਜਿਸ ਕੀ ਪੁਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ (5,  
1363-12)

### ਮਰਣਾ ਵਾਰੀ

ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ (3, 586-3)

ਰਾਣਾ ਰਾਉ ਨ ਕੇ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੇ ਆਪਣੀ ਕੋਇ ਨ ਬੰਧੈ ਧੀਰ ॥ (1,  
936-6)

ਵਾਰੀ ਆਪੇ ਆਪਣੀ ਚਲੇ ਮਸਾਇਕ ਸੇਖ ॥ (ਫਰੀਦ, 1380-7)

ਜੇ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ (1, 474-2)

ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੁਚੁ ਰਹਨੁ ਥਿਰੁ ਨਾਹੀ ॥ (ਰਵਿਦਾਸ, 793-19)

ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ (1, 1027-4)

ਕਬੀਰ ਗਾਰਾਰਿ ਜਲ ਭਰੀ ਆਜੁ ਕਾਲ੍ਹੁ ਜੈਰੈ ਫੂਟਿ ॥ (ਕਬੀਰ, 1368-7)

ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥ (1, 1242-18)

ਮੂਏ ਕਉ ਕਹੁ ਮਾਰੇ ਕਉਨੁ ॥ (1, 221-16)

ਫਰੀਦਾ ਕਿਥੈ ਤੈਡੇ ਮਾਪਿਆ ਜਿਨੀ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥ (ਫਰੀਦ, 1381-15)

ਕਉਣੁ ਨ ਮੂਆ ਕਉਣੁ ਨ ਮਰਸੀ ॥ (1, 1022-9)

ਬਿਨੁ ਸਬਦੈ ਮੂਆ ਹੈ ਸਭੁ ਕੋਇ ॥ (3, 1418-3)

ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ (1, 582-10)

### ਮਰਿਆਦਾ

ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ (3, 918-18)

ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ (2, 954-15)

ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥ (5, 810-8)

ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥ (3, 516-19)

ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥ (5, 803-18)

ਪਾਪ ਬਿਕਾਰ ਮਨੁਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥ (3, 1247-19)

ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥ ਜੋਤਿ ਬਿਨਾ ਜਗਦੀਸ ਕੀ ਜਗਤੁ ਉਲ ਘੇ ਜਾਇ ॥ (ਕਬੀਰ, 1370-11)

ਹਰਿ ਕੀ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ (ਨਾਮਦੇਉ , 1165-3)

ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ (1, 1410-13)

### ਮਲੇਛ

ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ (1, 471-15)

ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ (1, 663-2)

ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ (1, 472-1)

ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥ (5, 1137-19)



## ਮੜੀ

ਮੜੀ ਮਸਾਣੀ ਮੂੜੇ ਜੋਗੁ ਨਾਹਿ ॥ (1, 1190-2)

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ (1, 634-9)

ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥ (4, 1264-3)

## ਮਾਇਆ

ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥ ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ  
ਥਾਕਸਿ ਮਾਇਆ ॥ (ਕਬੀਰ, 793-1)

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ (1, 751-4)

ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ ॥ (5, 288-6)

ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮ ॥ (5,  
1093-12)

ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ (5, 899-11)

ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ (1, 417-18)

ਕਾਹੇ ਗਰਬਸਿ ਮੂੜੇ ਮਾਇਆ ॥ (1, 23-16)

ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥ (5,  
1426-1)

ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣ ਤੁਝੈ ਅਨਿਤ ॥  
(5, 42-10)

ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ (1, 354-9)

ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ (3, 231-4)

ਮਾਇਆ ਧਾਰੀ ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ (3, 313-18)

ਅਤੀਤੁ ਸਦਾਏ ਮਾਇਆ ਕਾ ਮਾਤਾ ॥ (5, 738-11)

ਪੁੜ ਕਲੜ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥ (ਕਬੀਰ, 692-9)

ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥ (5, 1019-7)

## ਮਾਸ

ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ (1, 1289-15)

## ਮਾਸ ਉਪਜ

ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ (1, 1290-1)

ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਇ ਜੀਇ  
ਲਇਆ ਵਾਸੇਰਾ ॥ (1, 1290-2)

ਮਾਸਹੁ ਹੀ ਮਾਸੁ ਉਪਜੈ ਮਾਸਹੁ ਸਭੇ ਸਾਕੁ ॥ (1, 1289-13)

ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ (1, 1290-5)

### ਮਾਸ ਹੋਮ

ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ (1, 1289-16)

### ਮਾਸ ਖਾਣਾ

ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ (1, 1290-3)

ਕਬੀਰ ਭਾਂਗ ਮਾਛਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ  
ਜਾਂਹਿ ॥ (ਕਬੀਰ, 1377-3)

ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥ (ਕਬੀਰ, 1374-12)

ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ  
ਸਮਾਣਾ ॥ (1, 1290-4)

### ਮਾਸ ਜੁਲਮ

ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ (1, 1289-12)

ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ  
ਕਾ ਕਉ ਕਹਹੁ ਕਸਾਈ ॥ (ਕਬੀਰ, 1103-2)

ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ (ਕਬੀਰ, 1375-6)

ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ  
ਹਵਾਲੁ ॥ (ਕਬੀਰ, 1374-11)

### ਮਾਸ ਪਾਖੰਡ

ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ (1, 1289-16)

### ਮਾਸ ਮਾਰਨਾ

ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ  
ਕਹੁ ਹਲਾਲੁ ਕਿਆ ਕੀਆ ॥ (ਕਬੀਰ, 1350-6)

ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ  
ਕਉਨੁ ਹਵਾਲੁ ॥ (ਕਬੀਰ, 1375-5)

ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥ (ਕਬੀਰ, 1350-5)

## ਮਾਣ

- ਜਿਉ ਬਾਲਕੁ ਪਿਤਾ ਉਪਰਿ ਕਰੇ ਬਹੁ ਮਾਣੁ ॥ (5, 396-6)
- ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ (4, 844-14)
- ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥ (9, 831-1)
- ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ (5, 455-2)
- ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ (5, 544-10)
- ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥ (5, 534-13)
- ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ (5, 396-14)
- ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ (5, 1146-5)
- ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥ (ਕਬੀਰ, 1372-16)
- ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥ (5, 1308-2)
- ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲ੍ਹਾ ॥ (5, 1211-13)
- ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥ (5, 408-10)
- ਨਿਮਾਣੇ ਕਉ ਪ੍ਰਭ ਤੇਰੋ ਮਾਨੁ ॥ (5, 266-10)
- ਗਰੀਬਾ ਅਨਾਥਾ ਤੇਰਾ ਮਾਣਾ ॥ (5, 98-13)

## ਮਾਤਾ

- ਮਾਤਾ ਮਤਿ ਪਿਤਾ ਸੰਤੋਖੁ ॥ (1, 151-14)
- ਮਾਤਾ ਬਾਰਿਕ ਦੇਖਿ ਅਨ ਦ ॥ (5, 1180-10)
- ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ (4, 164-9)
- ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥ (ਕਬੀਰ, 328-10)

## ਮਾਨਸ

- ਮਾਨਸ ਦੇਹ ਬਹੁਰਿ ਨਹ ਪਾਵੈ ਕਛੁ ਉਪਾਉ ਮੁਕਤਿ ਕਾ ਕਰੁ ਰੇ ॥ (9, 220-15)

## ਮਾਨਸ ਹੋਰ ਪਰਮਾਣ

- ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥ (1, 462-19)
- ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ (ਰਵਿਦਾਸ, 487-5)

ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ  
॥ (3, 90-17)

ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡੁ ਮਹਿ ਲਾਗੈ ॥ (ਕਬੀਰ, 870-9)

ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ (5, 374-5)

ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ (5, 1075-14)

### ਮਾਨਸ ਜਨਮ

ਮਾਣਸ ਜਨਮੁ ਦੁਲ ਭੁ ਹੈ ਜਗ ਮਹਿ ਖਟਿਆ ਆਇ ॥ (3, 465-14)

ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ (4, 575-6)

ਮਾਨਸ ਦੇਹ ਬਹੁਰਿ ਨਹ ਪਾਵੈ ਕਛੁ ਉਪਾਉ ਮੁਕਤਿ ਕਾ ਕਰੇ ਰੇ ॥ (9, 220-15)

ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਗੀ ॥ (9, 631-19)

ਕਬੀਰ ਮਾਨਸ ਜਨਮੁ ਦੁਲ ਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ  
ਲਾਗਹਿ ਡਾਰ ॥ (ਕਬੀਰ, 1366-1)

ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਮੁਖ ਭਇਓ ਦੀਨੁ ਪਗਹੁ ਪਰੀ ਬੇਰੀ ॥  
(9, 1352-13)

ਭਜਹੁ ਗੋਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥ (ਕਬੀਰ, 1159-7)

ਸਾਧੋ ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥ (9,  
219-16)

ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਪ੍ਰਿਗੁ ਪ੍ਰਿਗੁ ਬਿਰਥਾ ਜਾਈ ॥ (4, 493-14)

ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ (9, 1352-15)

ਮਾਨਸ ਜਨਮ ਅਕਾਰਥ ਖੇਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ  
ਕੁਮਤਿ ਬਿਨਾਸੈ ਤਨ ਕੀ ॥ (9, 411-7)

### ਮਾਨਸ ਮਨੁਖ

ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ (5, 281-4)

ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ (5, 281-3)

ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ (5, 283-18)

ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਤੇਰੀ ਬਰੀਆ ॥ (5, 378-1)

ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥ (3, 850-13)

ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ (5, 267-11)

ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤਿ ॥ (5, 286-1)

ਪੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ (4, 575-6)

ਮਾਨਸੁ ਕਾ ਕੇ ਬਪੁਰੇ ਭਾਈ ਜਾ ਕੇ ਰਾਖਾ ਰਾਮ ॥ (5, 1216-16)

ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥ (5, 1149-11)

### ਮਾਨਸਰੋਵਰ

ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ  
ਲਹੰਨਿ ॥ (3, 756-19)

### ਮਾਰਗ

ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥ (5, 534-13)

ਉਦਮੁ ਕਰਤ ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ (5, 201-17)

ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ  
ਦੂਜਾ ਭਾਉ ਜੀਉ ॥ (1, 763-5)

ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ (5, 281-8)

ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥ (5, 386-7)

ਬਿਨ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥ (1, 229-4)

ਸੰਤ ਕਾ ਮਾਰਗੁ ਧਰਮ ਕੀ ਪਉੜੀ ਕੇ ਵਡਭਾਗੀ ਪਾਏ ॥ (5, 622-2)

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ (1, 767-2)

### ਮਾਲਾ

ਗਲਿ ਮਾਲਾ ਤਿਲਕ ਲਿਲਾਟੰ ॥ (1, 1353-8)

ਹਰਿ ਹਰਿ ਅਖਰ ਦੁਇ ਇਹ ਮਾਲਾ ॥ (5, 388-4)

ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥ (1, 140-19)

ਹਰਿ ਮਾਲਾ ਉਰ ਅੰਤਰਿ ਧਾਰੈ ॥ (5, 388-6)

ਗਲੀ ਜਿਨ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ  
॥ (ਕਬੀਰ, 476-1)

ਕਹੁ ਨਾਨਕ ਜੋ ਰਾਚੈ ਨਾਇ ॥ ਹਰਿ ਮਾਲਾ ਤਾ ਕੈ ਸੰਗਿ ਜਾਇ ॥ (5, 388-7)

ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ  
ਹੋਇ ॥ (ਕਬੀਰ, 1368-9)

ਸੁਕਿੰਤੁ ਕਰਣੀ ਸਾਰੁ ਜਪਮਾਲੀ ॥ (4, 1134-11)

ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥ (5, 1084-3)

ਹਿਰਦੈ ਜਪਨੀ ਜਪਉ ਗੁਣਤਾਸਾ ॥ (3, 841-4)

ਕਬੀਰ ਮੇਰੀ ਸਿਮਰਨੀ ਰਸਨਾ ਉਪਰਿ ਰਾਮੁ ॥ (ਕਬੀਰ, 1364-11)

ਐਸਾ ਜਾਪੁ ਜਪਉ ਜਪਮਾਲੀ ॥ ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥ (1, 1342-14)

ਰਿਦੈ ਕੂੜੁ ਕੰਠਿ ਰੁਦ੍ਰਾਖੰ ॥ (ਨਾਮਦੇਵ, 1351-17)

ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥ (1, 1332-11)

ਰਾਮ ਰਿਦੈ ਜਪਮਾਲੀ ॥ (1, 503-7)

### ਮਿੱਟੀ

ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥ (1, 466-5)

ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥ (ਫਰੀਦ, 1378-16)

ਫਰੀਦਾ ਕੋਠੋ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥ (ਫਰੀਦ, 1380-19)

### ਮਿੱਠਾ ਨਹੀਂ ਕਉੜਾ

ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ (5, 641-2)

ਲਉਕੀ ਅਠਸਠਿ ਤੀਰਥ ਨ੍ਰਾਈ ॥ ਕਉਰਾਪਨੁ ਤਉ ਨ ਜਾਈ ॥ (ਕਬੀਰ, 656-4)

ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥ (5, 320-14)

### ਮਿੱਤਰ

ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ (9, 1427-19)

### ਮਿੱਤਰ ਹੋਰ ਪਰਮਾਣ

ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ (3, 517-5)

ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥ (5, 1102-3)

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ (9, 634-4)

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥ (9, 634-3)

ਦਿਲਹੁ ਮੁਹਬਤਿ ਜਿੰਨ੍ਹ ਸੇਈ ਸਚਿਆ ॥ ਜਿੰਨ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥ (ਫਰੀਦ, 488-8)

ਸਜਣ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸ ਪਾਸਿ ਬਹਿਠਿਆਂ ਸੋਹੀਐ ਸਭਨਾਂ ਦਾ ਵੇਸਾਹੁ ॥ (1, 1426-4)

ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ (1, 1421-3)

ਫਰੀਦਾ ਗਾਂਲੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ (ਫਰੀਦ, 1382-9)

ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ (3, 233-6)

ਜਿਨ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ (5, 520-8)

ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥ (5, 108-5)

ਹਮ ਸੰਤਨ ਸਿਉ ਬਣਿ ਆਈ ॥ (5, 614-4)

ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ (5, 614-5)

ਆਦਿ ਮਧਿ ਹੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥ (5, 240-10)

ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ (1, 1410-10)

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ (1, 766-18)

ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ (5, 671-8)

ਛੋਡਿ ਜਾਹਿ ਵਨ ਹੀ ਸਿਉ ਸੰਗੀ ਸਾਜਹ ਸਿਉ ਬੈਰਾਨਾ ॥ (5, 403-9)

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲ ਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥ (1, 729-3)

ਗਾਲੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥ (5, 320-18)

ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ (1, 936-4)

ਮੀਤੁ ਕਰੈ ਸੋਈ ਹਮ ਮਾਨਾ ॥ (5, 187-17)

ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥ (2, 474-14)

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥ (9, 633-9)

ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ (2, 474-12)

ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ (1, 468-7)

ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥ (9, 633-8)

ਕਬੀਰ ਸੂਖੁ ਨ ਏਹੰ ਜੁਗਿ ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥ (ਕਬੀਰ, 1365-12)

## ਮਿਹਰ

- ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ (5, 518-4)  
ਜਿਸ ਨੇ ਤੇਰੀ ਮਿਹਰ ਸੁ ਤੇਰੀ ਬੰਦਿਗੀ ॥ (5, 961-16)  
ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ (5, 518-5)  
ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥ (5, 518-5)  
ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ (5, 518-5)  
ਮਿਹਰਵਾਨੁ ਸਾਹਿਬ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ (5, 724-4)  
ਨਾਨਕ ਤਰੀਐ ਤੇਰੀ ਮਿਹਰ ॥ (5, 893-3)  
ਮਿਹਰ ਕਰੇ ਤਾ ਖਸਮੁ ਧਿਆਈ ॥ (5, 1020-7)  
ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥ (5, 44-16)  
ਮਿਹਰਵਾਨਿ ਰਖਿ ਲਇਅਨੁ ਆਪੇ ॥ (5, 1007-18)  
ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥ (5, 49-7)  
ਮਿਹਰਵਾਨ ਮਉਲਾ ਤੂਹੀ ਏਕ ॥ (5, 897-3)  
ਮਿਹਰ ਦਇਆ ਕਰਿ ਕਰਨੈਹਾਰ ॥ (5, 897-5)

## ਮਿਹਰਬਾਨ ਮਿਹਰ

- ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥ (5, 44-16)  
ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ (5, 323-5)  
ਮਿਹਰ ਕਰੇ ਤਾ ਖਸਮ ਧਿਆਈ ॥ (5, 1020-7)  
ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਮੋਇ ॥ (5, 49-7)  
ਮਿਹਰ ਦਇਆ ਕਰਿ ਕਰਨੈਹਾਰ ॥ (5, 897-5)  
ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ (5, 1007-18)  
ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ (5, 523-11)  
ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥  
(1, 724-4)

## ਮਿਠਾ

- ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥ (5, 320-15)



## ਮਿਠਾ ਕੌੜਾ

- ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ (5, 50-3)
- ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ  
ਧਾਇ ਜਾਇ ॥ (1, 1243-5)
- ਮਿਠਾ ਕਉੜਾ ਦੇਵੈ ਰੋਗੁ ॥ (1, 1243-6)
- ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ (1, 1243-9)
- ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ (1, 566-8)
- ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ (1, 438-18)
- ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ (5, 641-1)
- ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ (3, 785-7)
- ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ (1, 566-9)
- ਮਿਠਾ ਸੇ ਜੋ ਭਾਵਦਾ ਸਜਣੁ ਸੇ ਜਿ ਰਾਸਿ ॥ (3, 517-5)

## ਮਿਥਿਆ

- ਬਿਨੁ ਬੁਝੇ ਮਿਥਿਆ ਸਭ ਭਏ ॥ (5, 269-3)
- ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ (4, 366-9)
- ਮਿਥਿਆ ਤਨ ਨਹੀ ਪਰਉਪਕਾਰਾ ॥ (5, 269-2)
- ਮਿਥਿਆ ਬਾਸੁ ਲੇਤ ਬਿਕਾਰਾ ॥ (5, 269-2)
- ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥ (5, 1215-18)
- ਮਿਥਿਆ ਨੇਵੁ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸਾਦ ॥ (5, 269-1)
- ਮਿਥਿਆ ਧ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਉਪਰਿ ਕਰਤ ਗੁਮਾਨੁ ॥ (5, 268-17)
- ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕੀਯ ਬਿਕਰਾਲ ॥ (5, 268-16)
- ਮਿਥਿਆ ਤਨੁ ਸਾਰੇ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥ (9, 1231-18)
- ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ (5, 269-1)
- ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ (5, 268-19)
- ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ (5, 268-15)
- ਮਿਥਿਆ ਰਥ ਹਸਤੀ ਅਸ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ (5, 268-17)

## ਮਿਰਗ

- ਨਗਨ ਫਿਰਤ ਜੋ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥ (ਕਬੀਰ, 324-5)

### ਮਿਰਗ ਤਰਿਸਨਾ

ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ  
ਸੰਗਿ ਨ ਕਾਹੂ ਜਾਈ ॥ (5, 615-3)

ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ (9, 536-14)

ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦੁਮ ਛਾਇਆ ਰੰਗਿ ਰਾਤ ॥ (5, 1120-14)

ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦੁਮ ਛਾਯਾ ਰਚਿ ਦੁਰਮਤਿਹ ॥ (5, 1356-15)

ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ (1, 1279-2)

ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਉਜਲ ਤਿਲਕੁ ਕਪਾਲਾ ॥ ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ਰੇ ਲ ਪਟ  
ਕਿਸਨੁ ਅਭਾਖੰ ॥ (ਬੇਣੀ, 1351-16)

ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ (1, 932-15)

ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ (5, 708-11)

ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ (5, 708-14)

ਗੰਗਾ ਕੀ ਲਹਰਿ ਮੇਰੀ ਟੁਟੀ ਜੰਜਰਿ ॥ ਮ੍ਰਿਗਛਾਲਾ ਪਰ ਬੈਠੇ ਕਬੀਰ ॥ (ਕਬੀਰ, 1162-3)

ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥ (5, 671-1)

ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਮਿਰਗ ਜਿਉ ਦੂਖੁ ਘਣੋ ਨਿਤ ਰੋਇ  
॥ (1, 23-1)

### ਮਿਲਾਪ

ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ (ਕਬੀਰ, 1370-13)

### ਮਿਲਾਪ ਆਤਮਕ

ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ  
ਸੋਇ ॥ (3, 788-12)

ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥ (2, 791-16)

### ਮਿਲਾਪ ਸਤਿਗੁਰੂ

ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ (1, 72-11)

ਜਿਸੁ ਮਿਲਿਐ ਮਨਿ ਹੋਇ ਅਨ ਦੁ ਸੋ ਸਤਿਗੁਰੁ ਕਹੀਐ ॥ (4, 168-11)

### ਮਿਲਾਪ ਜਲ

ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ (5, 102-7)

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ (5, 846-16)  
ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ (1, 439-8)  
ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥ (9, 634-2)  
ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ (5, 278-4)

### ਮਿਲਾਪ ਨੀਂਦ

ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ (1, 558-6)  
ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥ ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ  
॥ (ਕਬੀਰ, 1371-7)

### ਮਿਲਾਪ ਨੀਅਤ ਸਾਫ

ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥ (1, 594-7)  
ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ (3, 88-15)  
ਘਾਟਿ ਨ ਕਿਨ ਹੀ ਕਹਾਇਆ ॥ ਸਭ ਕਹਤੇ ਹੈ ਪਾਇਆ ॥ (5, 71-12)  
ਮਤੁ ਜਾਣ ਸਹਿ ਗਲੀ ਪਾਇਆ ॥ (1, 24-2)  
ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ (1, 17-10)  
ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੇ ਮਾ ਪਿਰੀ ॥ (5, 577-13)

### ਮਿਲਾਪ ਬਿਨਾ

ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ (5, 373-17)  
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥ (5, 374-18)  
ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇ ਗਾ ਸੋਈ ॥ (1, 729-10)  
ਮਨ ਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ (3, 86-13)  
ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥ (5, 1307-10)  
ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥ (ਫਰੀਦ, 1384-19)  
ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ (5, 106-17)  
ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ (5, 102-3)  
ਮਿਲਿ ਪਾਰਸ ਕੰਚਨੁ ਹੋਇਆ ॥ (ਨਾਮਦੇ, 657-12)

## ਮੁੱਕਤ

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ  
ਮਾਨੁ ॥ (9, 1428-11)

## ਮੁੱਕਤ ਜੀਵਨ ਮੁੱਕਤ

ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ (3, 1259-13)

ਜੀਵਨ ਮੁਕਤਿ ਗੁਰਮੁਖਿ ਕੋ ਹੋਈ ॥ (3, 232-11)

ਜੀਵਤ ਮੁਕਤ ਸਦਾ ਨਿਰਬਾਨ ॥ (ਰਵਿਦਾਸ, 1167-14)

ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ  
ਮੁਕਤਿ ਕਹਾਵੈ ॥ (9, 831-1)

ਜੀਵਨ ਮੁਕਤੁ ਮਨਿ ਨਾਮੁ ਵਸਾਏ ॥ (1, 412-17)

ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥ (1, 1010-1)

ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ (4, 449-2)

ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ (5, 275-4)

ਜੀਵਨ ਮੁਕਤੁ ਜਾ ਸਬਦੁ ਸੁਣਾਏ ॥ (1, 1343-3)

ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ (3, 161-10)

ਜੇ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥ (5, 275-6)

ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ (5, 294-19)

ਜੀਵਨ ਮੁਕਤਿ ਗੁਰ ਸਬਦੁ ਕਮਾਏ ॥ (3, 1058-2)

ਜੀਵਤ ਮੁਕਤ ਗੁਰਮਤੀ ਲਾਗੇ ॥ (3, 1262-1)

ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ (5, 508-11)

ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥ (3, 1067-18)

## ਮੁੱਕਤ ਭੁਗਤ ਜੁਗਤ

ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ (5, 611-8)

ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ (5, 200-3)

ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨ ਦ ਪਰਮ ਨਿਧਾਨ ॥ ਭੈ ਭਾਇ ਭਗਤਿ ਨਿਹਾਲ ਨਾਨਕ ਸਦਾ  
ਸਦਾ ਕੁਰਬਾਨ ॥ (5, 1308-2)

ਮੁਕਤਿ ਭੁਗਤਿ ਜੁਗਤਿ ਬਸਿ ਜਾ ਕੈ ॥ ਉਣਾ ਨਾਹੀ ਕਿਛੁ ਜਨ ਤਾ ਕੈ ॥ (5, 1150-19)

ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ (5, 749-7)

## ਮੁੱਕਤ ਮੁੱਕਤੀ

ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ  
ਕਰਿ ਜਾਇ ॥ (3, 509-17)

ਕਹੁ ਨਾਨਕ ਗੁਰਿ ਖੋਲੇ ਕਪਾਟ ॥ ਮੁਕਤੁ ਭਏ ਬਿਨਸੇ ਭ੍ਰਮ ਥਾਟ ॥ (5, 188-12)

ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥ ਨਾਨਕ ਕਹਤ ਮੁਕਤਿ ਪੰਥ ਇਹੁ  
ਗੁਰਮੁਖਿ ਹੋਇ ਤੁਮ ਪਾਵਉ ॥ (9, 219-18)

ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥ (3,  
509-18)

ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹਾ ਹੋਇ ਸੁ ਜਾਇ ॥ (3, 509-19)

ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ (5, 534-3)

ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥ (3, 1247-7)

ਫਫਾ ਫਿਰਤ ਫਿਰਤ ਤੂ ਆਇਆ ॥ ਦੁਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ  
ਚਰੈ ਨ ਹਾਥਾ ॥ ਨਾਮ ਜਪਹੁ ਤਉ ਕਟੀਅਹਿ ਫਾਸਾ ॥ (5, 258-6)

ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ  
ਨੀਤ ॥ (5, 258-5)

ਮੁਕਤੇ ਮੇਵੇ ਮੁਕਤਾ ਹੋਵੈ ॥ (3, 116-11)

ਜੇ ਕੇ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ (3, 920-1)

ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰ ਯਹ ਭੇਦੁ ਬਤਾਵੈ ॥ (9, 831-6)

ਸਬਦਿ ਮਰੈ ਸੋਈ ਜਨੁ ਮੁਕਤਾ ॥ (3, 1063-15)

ਨਾਮ ਵਿਹੂਣਾ ਮੁਕਤਿ ਕਿਵ ਹੋਈ ॥ (1, 931-15)

ਨਾਮ ਵਿਹੂਣਾ ਮੁਕਤਿ ਕਿਵ ਹੋਈ ॥ (1, 931-15)

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ  
ਅੰਧਾਰੁ ॥ (5, 675-18)

ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ ॥ (5, 201-3)

ਮਾਨਸ ਜਨਮੁ ਦੀਓ ਜਿਹ ਠਾਕੁਰਿ ਸੇ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ  
ਨ ਤਾ ਕਉ ਗਾਇਓ ॥ (9, 902-10)

ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥ (1, 470-9)

ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥ (5, 258-7)

ਕਰਮ ਧਰਮ ਕਰਿ ਮੁਕਤਿ ਮੰਗਾਰੀ ॥ ਮੁਕਤਿ ਪਦਾਰਥੁ ਸਬਦਿ ਸਲਾਰੀ ॥ (1, 1024-3)

ਜੇ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮ ਗਤਿ ਪਾਵੈ ॥ (5, 197-18)

ਅਨੇਕ ਜੂਨੀ ਭਰਮਿ ਆਵੈ ਬਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ  
ਸਤਿਗੁਰੁ ਸਬਦੁ ਸੁਣਾਏ ॥ (3, 920-2)

ਮੂਡ ਮੁੰਡਾਏ ਜੋ ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥ (ਕਬੀਰ, 324-6)

ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨ੍ਹ ਮੋਖ  
ਦੁਆਰੁ ॥ (3, 1277-6)

ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ  
ਆਪੁ ਬੰਧਾਇਆ ॥ (9, 632-2)

ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ  
ਮਾਹਿ ॥ (3, 231-18)

ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ  
ਆਪੁ ਗਵਾਇ ॥ (3, 1276-9)

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥ (ਰਵਿਦਾਸ, 658-4)

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ (5,  
846-16)

ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨੈ ਮੁਕਤਿ ਨ ਹੋਇ ॥ (1, 839-3)

ਬੰਧਨ ਤੋੜੇ ਸਦਾ ਹੈ ਮੁਕਤਾ ॥ (3, 125-14)

ਫੂਟੇ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥  
(5, 1002-15)

ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ (3, 1261-11)

ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥ (1, 1010-1)

ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥ (5, 392-5)

ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥  
(9, 1427-2)

ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥ (5, 891-1)

ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ (3, 122-4)

ਨਾਨਕ ਸਤਿਗੁਰਿ ਭੇਟੀਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲ ਦਿਆ ਪੈਨ ਦਿਆ ਖਾਵੰਦਿਆ ਵਿਚੇ  
ਹੋਵੈ ਮੁਕਤਿ ॥ (5, 522-10)

ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥ (5, 891-1)

ਬਿਨੁ ਕਰਤੂਤੀ ਮੁਕਤਿ ਨ ਪਾਈਐ ॥ (5, 201-3)

ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ (3, 594-11)

ਦਰ ਦਰਸਨ ਕਾ ਪ੍ਰੀਤਮ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥ (1, 360-10)

ਮੁਕਤਿ ਨਹੀ ਬਿਦਿਆ ਬਿਗਿਆਨਿ ॥ (1, 903-14)

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ  
ਜਾਨਿ ॥ (9, 1427-1)

ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ (5, 1078-7)

### ਮੁੱਦਰਾ

ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ (1, 903-14)

ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰਾ ਧਾਰੀ ॥ (5, 886-13)

ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥ (5, 1348-1)

### ਮੁਸ਼ੱਕਤ

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ (1,  
8-12)

### ਮੁਸ਼ਕਲ

ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੇ  
ਭਜੈ ਆਸਰਾ ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥ (5, 70-6)

ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ (5, 957-17)

### ਮੁਸਲਮਾਨ ਹੱਜ

ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ  
ਬੋਲੈ ਪੀਰ ॥ (ਕਬੀਰ, 1375-4)

ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥ (5, 1084-12)

ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ ਲਰਿ ਪਰਿਆ ਤੁਝੈ  
ਕਿਨ੍ ਫੁਰਮਾਈ ਗਾਇ ॥ (ਕਬੀਰ, 1375-2)

ਕਿਆ ਉਜੁ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ ਜਉ ਦਿਲ ਮਹਿ ਕਪਟੁ  
ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥ (ਕਬੀਰ, 1350-8)

ਜੇ ਦਿਲੁ ਸੋਧੈ ਸੋਈ ਹਾਜੀ ॥ (5, 1084-2)

ਮਕਾ ਮਿਹਰ ਰੋਜਾ ਪੈ ਖਾਕਾ ॥ (5, 1083-19)

### ਮੁਸਲਮਾਨ ਹੋਰ ਪਰਮਾਣ

ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥ (5, 1083-16)

ਮਿਹਰਵਾਨ ਮਉਲਾ ਤੂਹੀ ਏਕ ॥ (5, 897-3)

ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ  
ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥ (5, 1083-17)

ਮਉਲਾ ਖੇਲ ਕਰੇ ਸਭਿ ਆਪੇ ॥ (5, 1020-6)

ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ (5, 1084-7)

ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ (1, 662-15)

ਮੁਸਲਮਾਨੁ ਕਰੇ ਵਡਿਆਈ ॥ ਵਿਣੁ ਗੁਰ ਪੀਰੈ ਕੇ ਥਾਇ ਨ ਪਾਈ ॥ (1, 951-19)

ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ  
ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥ (5, 1084-3)

ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ (5, 1084-10)

### ਮੁਸਲਮਾਨ ਕਾਜੀ

ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੇ ॥ (1, 24-10)

ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦਿ ਜੀਵਤੁ ਮਰੈ ॥ (1, 662-14)

ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ (1, 24-9)

ਸਚੁ ਕਮਾਵੈ ਸੋਈ ਕਾਜੀ ॥ (5, 1084-2)

ਕਾਜੀ ਹੋਇ ਕੈ ਬਹੈ ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈ ਕੈ ਹਕੁ ਗਵਾਏ ॥ ਜੇ ਕੋ ਪੁਛੁ  
ਤਾ ਪੜਿ ਸੁਣਾਏ ॥ (1, 951-13)

ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ (ਕਬੀਰ, 1160-1)

ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥ (ਕਬੀਰ, 1160-2)

ਕਾਦੀ ਕੂਤੁ ਬੋਲਿ ਮਲੁ ਖਾਇ ॥ (1, 662-12)

### ਮੁਸਲਮਾਨ ਕੁਰਾਨ ਕਤੇਬ

ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ (5, 1083-18)

ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥ (5, 897-3)

ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ  
ਅਲਖੁ ਨ ਲਖਣਾ ਜਾਈ ਹੇ ॥ (1, 1021-16)

ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕ ਆਖੈ ਗੋਰ ਸਦੰਈ ਰਹਿਓ ਪੀਣਾ  
ਖਾਣਾ ॥ (1, 24-11)

ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ (1, 5-3)



## ਮੁਸਲਮਾਨ ਨਿਮਾਜ਼

ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ (5, 1083-16)

ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੇ ਹਲੇਮੀ ਚਉਥੇ ਖੈਰੀ ॥ ਪੰਜਵੇ ਪੰਜੇ ਇਕਤੁ ਮੁਕਾਮੇ ਏਹਿ  
ਪੰਜਿ ਵਖਤ ਤੇਰੇ ਅਪਰਪਰਾ ॥ (5, 1084-5)

## ਮੁਕਤ ਜੁਗਤ

ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲ ਨ ਪਾਵੈ ਫਿਰਤ ਬਿਗਾਨਾ ॥ (5, 759-14)

ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥ ਜੇ ਗੁਨ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥  
(1, 1088-7)

ਮੁਕਤਿ ਜੁਗਤਿ ਏਹਾ ਨਿਧਾਨ ॥ ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥ (5, 987-9)

ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥ (5, 501-7)

ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ (5, 1323-8)

## ਮੁਨੀ

ਸੋ ਮੁਨਿ ਮਨ ਕੀ ਦੁਬਿਧਾ ਖਾਇ ॥ (ਰਵਿਦਾਸ, 1167-11)

ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥ (3, 1128-19)

ਕਵਨੁ ਸੁ ਮੁਨਿ ਜੋ ਮਨੁ ਮਾਰੈ ॥ (ਕਬੀਰ, 329-1)

ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ (5, 1181-9)

## ਮੂਰਖ

ਲ ਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਲੇ ਗਇਆ ॥ (ਕਬੀਰ, 1158-1)

ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ (1, 1328-2)

ਮੂਰਖੁ ਅੰਧਾ ਤਤੁ ਨ ਪਛਾਣੈ ॥ (3, 1061-9)

ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ (5, 612-10)

ਮੂਰਖ ਗਣਤ ਗਣਾਇ ਝਗੜਾ ਪਾਇਆ ॥ (1, 139-18)

ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ (5, 965-16)

ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥ (ਕਬੀਰ, 870-5)

ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥ (1, 1241-9)

ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥ (3, 953-8)

ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ (3, 589-11)

ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥  
(1, 1015-16)

ਮੂਰਖ ਗੰਢੁ ਪਵੈ ਮੁਹਿ ਮਾਰ ॥ (1, 143-12)

ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ (5, 98-15)

ਮੂਰਖੈ ਨਾਲਿ ਨ ਲੁਝੀਐ ॥ (1, 473-13)

ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ  
॥ (1, 414-3)

ਆਗਿ ਲਗਾਇ ਮੰਦਰ ਮੈ ਸੋਵਹਿ ॥ (ਕਬੀਰ, 332-8)

ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥ (3, 953-9)

ਮੂਰਖ ਸਚੁ ਨ ਜਾਣਨੀ ਮਨਮੁਖੀ ਜਨਮੁ ਗਵਾਇਆ ॥ (1, 467-12)

ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ (5, 402-11)

ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ (5, 914-10)

### ਮੂਰਤ ਮੂਰਤ

ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ  
ਤੂ ਕਰਤਾ ਸਭ ਠਾਈ ਹੇ ॥ (1, 1022-14)

ਸੂਰਤ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥ (1, 686-4)

ਗੁਰ ਰਾਮਦਾਸ ਦਰਸਨ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ  
ਅਰਜਨੁ ਪਿਖਹੁ ਨਯਣ ॥ (ਸਵਈਏ ਮਹਬੇ ਪੰਜਵੇ ਕੇ , 1408-12)

ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ  
ਨਿਹਚਲੁ ਏਕੁ ਨਾਰਾਇਣਾ ॥ (5, 1077-17)

ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ (5, 864-3)

### ਮੂਲ

ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ  
ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥ (3, 128-8)

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ (3, 441-3)

ਮੂਲਿ ਲਗੈ ਤਾਂ ਸਤਿਗੁਰੁ ਪਾਏ ॥ (3, 1177-5)

ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥ (4, 306-19)

ਹਰਿ ਸਿਮਰਨ ਛਾਡਿ ਪਰਮ ਗਤਿ ਚਾਰੈ ॥ ਮੂਲ ਬਿਨਾ ਸਾਖਾ ਕਤ ਆਰੈ ॥ (5, 1149-1)

ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ  
ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥ (1, 56-15)

ਅੰਧੇ ਗੁਰੂ ਤੇ ਭਰਮੁ ਨ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ  
॥ (3, 232-1)

ਮੂਲੁ ਸਮਾਲਹੁ ਅਚੇਤ ਗਵਾਰਾ ॥ (5, 374-15)

ਮੂਲਿ ਲਾਗੇ ਸੇ ਜਨ ਪਰਵਾਣੁ ॥ (3, 362-7)

ਡਾਲੀ ਲਾਗੈ ਨਿਹਫਲੁ ਜਾਇ ॥ (3, 362-8)

ਜਿਨ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਾਗੇ ਕਿਆ ਪਾਵਹਿ ਛਾਈ ॥ (1,  
420-13)

ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥ (1, 1331-7)

ਕੋਟਿ ਕਰਮ ਬੰਧਨ ਕਾ ਮੂਲੁ ॥ (5, 1149-4)

ਮੂਲੁ ਨ ਬੁਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥ (1, 751-7)

ਮੂਲਹੁ ਭੁਲਾ ਆਵੈ ਜਾਇ ॥ (ਨਾਮਦੇਉ, 1165-3)

ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥ (3, 664-11)

### ਮੇਘ

ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ ਅੰਮ੍ਰਿਤ ਧਾਰ ॥ (5, 1271-3)

ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ  
॥ ਬਾਬੀਹੈ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ  
ਸਭਨਾਂ ਜੀਆ ਰਿਜਕੁ ਸਮਾਇ ॥ (3, 1284-13)

ਭਏ ਕਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ (5, 105-2)

ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ  
ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ  
ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥ (3, 1285-3)

ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ  
ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥ (5, 106-9)

ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ  
ਰਾਖਹੁ ਮਨ ਮਾਂਹਿ ॥ (3, 1280-16)

ਉਂਨਵਿ ਉਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੈ ਸਦਾ ਰਲੀ ॥  
(3, 1280-14)

ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੇ ਪਰਪੰਚੁ ਮੋਹ ਬਿਕਾਰ ॥ (5, 1145-7)

ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ (5, 269-5)

## ਮੈਲ

ਲਾਲ ਰੰਗੁ ਤਿਸੁ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥ (5, 808-16)

ਲਾਗੀ ਮੈਲੁ ਮਿਟੈ ਸਚ ਨਾਇ ॥ (1, 352-12)

ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥ (ਫਰੀਦ, 1379-5)

ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ (1, 730-1)

ਮੇਰੇ ਪ੍ਰਭ ਭਾਵਨਿ ਸੇ ਉਜਲੇ ਸਭ ਮੈਲੁ ਭਰੀਜੈ ॥ ਮੈਲਾ ਉਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ (1, 1012-12)

ਮੈਲਾ ਹਰਿ ਕੇ ਨਾਮ ਬਿਨੁ ਜੀਉ ॥ (5, 1224-2)

ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲ ਨ ਲਾਗੈ ਜਲਾ ॥ (5, 272-14)

ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ (3, 39-9)

ਮੈਲੇ ਕਪਰੇ ਕਹਾ ਲਉ ਧੋਵਉ ॥ (ਰਵਿਦਾਸ, 1293-17)

ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥ (3, 39-8)

ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥ (3, 39-7)

ਦੇਹੀ ਧੋਇ ਨ ਉਤਰੈ ਮੈਲ ॥ (5, 893-7)

ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ (1, 18-16)

ਅੰਤਰਿ ਮੈਲੁ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ (1, 905-9)

ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ (3, 39-6)

## ਮੋਹ

ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥ (5, 883-11)

ਮੋਹ ਭਰਮ ਬੁਝਤ ਘਣੋ ਮਹਾ ਨਰਕ ਮਹਿ ਵਾਸ ॥ (5, 297-7)

ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥ (1, 357-14)

ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥ (1, 357-9)

ਹੇਤ ਰੋਗ ਕਾ ਸਗਲ ਸੰਸਾਰਾ ॥ (5, 1140-19)

ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ (3, 1260-17)

ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ (3, 1281-11)  
 ਮੋਹੁ ਸੋਗੁ ਵਿਕਾਰ ਬਿਖੜੇ ਜਪਤ ਨਾਮ ਉਧਾਰਣੇ ॥ (5, 926-2)  
 ਮੋਹੁ ਕੁਟੰਬੁ ਸਭੁ ਕੁਤੁ ਹੈ ਕੂੜਿ ਰਹਿਆ ਲਪਟਾਇ ॥ (4, 1424-2)  
 ਮੋਹੁ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥ (5, 287-13)  
 ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ  
 ॥ (ਕਬੀਰ, 1376-6)  
 ਅਨਿਕ ਰਸਾ ਖਾਏ ਜੈਸੇ ਢੋਰ ॥ ਮੋਹੁ ਕੀ ਜੇਵਰੀ ਬਾਧਿਓ ਚੋਰ ॥ (5, 190-16)  
 ਮੋਹੁ ਕੁਟੰਬੁ ਮੋਹੁ ਸਭ ਕਾਰ ॥ ਮੋਹੁ ਤੁਮ ਤਜਹੁ ਸਗਲ ਵੇਕਾਰ ॥ (1, 356-5)  
 ਮੋਹੁ ਅਰੁ ਭਰਮੁ ਤਜਹੁ ਤੁਮ ਬੀਰ ॥ (1, 356-6)  
 ਏਤੁ ਮੋਹਿ ਫਿਰਿ ਜੂਨੀ ਪਾਹਿ ॥ ਮੋਹੇ ਲਾਗਾ ਜਮ ਪੁਰਿ ਜਾਹਿ ॥ (1, 356-8)  
 ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ ਕੋਈ ਉਤਰੈ ਪਾਰਿ ॥ (1, 356-7)  
 ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ (1, 662-2)  
 ਮਾਇਆ ਮਮਤਾ ਹੈ ਬਹੁ ਰੰਗੀ ॥ ਬਿਨੁ ਨਾਵੈ ਕੇ ਸਾਥਿ ਨ ਸੰਗੀ ॥ (1, 1342-5)  
 ਨਦਰਿ ਕਰੇ ਤਾ ਏਹੁ ਮੋਹੁ ਜਾਇ ॥ (1, 356-9)

### ਮੋਰ

ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕਉਲਾਰ ॥ ਮਾਤਾ ਬਾਰਿਕ ਦੇਖਿ ਅਨ ਦ ॥  
 ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥ (5, 1180-9)  
 ਮੋਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥ (4, 983-14)

### ਮੋਨ

ਬਨ ਖੰਡ ਜਾਇ ਜੋਗੁ ਤਪੁ ਕੀਨੇ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ  
 ਲਿਖਾਇਆ ॥ (ਕਬੀਰ, 654-17)  
 ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ  
 ਛੁਟਕੈ ਨਾਹੀ ॥ (5, 641-19)  
 ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥ (5, 1003-2)  
 ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ (1, 467-17)  
 ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ ਭਵਾਈਐ ਜੋਨੀ ॥ (5, 1348-7)  
 ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ (3, 1128-19)

## ਮੋਨੀ

ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ (3, 440-3)

ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥ (3, 117-3)

ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ (3, 70-3)

ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ  
ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥ (3, 1277-7)

## ਯੋਧਾ

ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੇ ਦਾਉ ॥ 1  
॥ ਸੂਰਾ ਸੇ ਪਹਿਚਾਨੀਐ ਜੋ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥  
2 ॥ (ਕਬੀਰ, 1105-5)

ਖੜੀ ਸੋ ਜੁ ਕਰਮਾ ਕਾ ਸੂਰੁ ॥ (1, 1411-17)

ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ ਫਿਰਣਾ ॥ (5, 1019-15)

ਸੂਰਬੀਰ ਬਚਨ ਕੇ ਬਲੀ ॥ (5, 392-16)

ਖੜੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕਿਤਹ ॥ (2, 469-13)

ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ  
॥ ਜਾ ਕੈ ਰਿਦੈ ਵਸੈ ਹਰਿ ਨਾਮ ॥ (5, 890-19)

ਰਣੁ ਦੇਖਿ ਸੂਰੇ ਚਿਤ ਉਲਾਸ ॥ (5, 1180-11)

ਖੜੀ ਕਰਮ ਕਰੇ ਸੂਰਤਣੁ ਪਾਵੈ ॥ (4, 164-2)

## ਰੱਤ

ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ  
ਹੋਇ ॥ (3, 949-17)

ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥  
(1, 140-9)

ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ (3, 949-18)

ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ (1, 142-4)

## ਰੰਗ

ਕਾਇਆ ਰੰਛਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਛਣ ਵਾਲਾ ਜੇ ਰੰਛੈ ਸਾਹਿਬੁ ਐਸਾ  
ਰੰਗੁ ਨ ਡੀਠ ॥ (1, 722-2)

ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ (4, 40-1)

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥ (1, 23-7)  
ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥ (1, 23-7)

ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ (1, 352-9)

ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥ (1, 229-7)

ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥ (5, 70-16)

ਮਨੁ ਹਰਿ ਰੰਗਿ ਰਾਤਾ ਗਾਵੈਗੋ ॥ (4, 1310-6)

ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ (1, 473-17)

ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥ (3, 1414-13)

ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ (5, 722-3)

ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ (5, 134-3)

ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ (4, 1310-7)

ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥  
(ਰਵਿਦਾਸ, 346-3)

ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ (5, 722-4)

ਉਤਰੀ ਮੈਲੁ ਨਾਮ ਕੈ ਰੰਗਿ ॥ (5, 1339-11)

ਗੜਬੜ ਕਰੈ ਕਉਡੀ ਰੰਗੁ ਲਾਇ ॥ (5, 1143-13)

ਰਤੇ ਸੇਈ ਜਿ ਮੁਖੁ ਨ ਮੋੜੰਨਿ ਜਿਨ੍ਹੀ ਸਿਵਾਤਾ ਸਾਈ ॥ (5, 1424-18)

ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ  
ਗਇਆ ॥ (5, 70-17)

ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥ (ਕਬੀਰ, 792-17)

ਮੋਹਣੀ ਮੁਖਿ ਮਣੀ ਸੋਰੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥  
(1, 14-5)

ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ (3, 787-2)

ਜੇ ਤੇਰੈ ਰੰਗਿ ਰਾਤੇ ਸੁਆਮੀ ਤਿਨੰ ਕਾ ਜਨਮ ਮਰਣ ਦੁਖੁ ਨਾਸਾ ॥ (5, 750-1)

ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥ (5, 1180-4)

ਜੈ ਸਿਉ ਰਾਤਾ ਤੈਸੇ ਹੋਵੈ ॥ (1, 411-14)

ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ (5, 454-2)

## ਰਸ

ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ (3, 26-6)

ਰਾਮ ਰਸਾਇਣੁ ਨਿਤ ਉਠਿ ਪੀਵਹੁ ॥ (5, 1138-6)

ਜਿਹਬਾ ਸੁਆਦੀ ਲੀਲਿਤ ਲੋਹ ॥ (ਨਾਮਦੇਉ , 1252-10)

ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ  
ਸੁਖੀ ਨ ਹੋਵਤ ਜੀਓ ॥ (5, 802-19)

ਬਹੁ ਸਾਦਹੁ ਦੁਖੁ ਪਰਾਪਤਿ ਹੋਵੈ ॥ (1, 1034-16)

ਜਿਹਬਾ ਸੁਆਦੀ ਲੀਲਿਤ ਲੋਹ ॥ (5, 1219-12)

ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥ (5, 377-11)

ਕਹੁ ਕਬੀਰ ਬਹੁ ਕਾਇ ਕਰੀਜੈ ॥ ਸਰਬਸੁ ਛੋਡਿ ਮਹਾ ਰਸੁ ਪੀਜੈ ॥ (ਕਬੀਰ, 342-11)

ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੁੰਗਾ ਮੁਸਕਾਰੈ ॥ (5, 1302-2)

ਸਿਰ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਉ ਨ ਹਰਿ ਰਸਿ  
ਲੀਨ ॥ (9, 1428-15)

ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥ (5, 685-3)

ਇਹ ਰਸ ਛਾਡੇ ਉਹ ਰਸੁ ਆਵਾ ॥ ਉਹ ਰਸ ਪੀਆ ਇਹ ਰਸੁ ਨਹੀ ਭਾਵਾ ॥ (ਕਬੀਰ, 342-7)

ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥ (5, 186-9)

ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ (3, 1056-17)

ਜਿਨਿ ਇਹ ਚਾਖੀ ਸੋਈ ਜਾਣੈ ਗੁੰਗੇ ਕੀ ਮਿਠਿਆਈ ॥ (4, 608-1)

ਗੁੰਗੈ ਮਹਾ ਅੰਮ੍ਰਿਤੁ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥ (ਨਾਮਦੇ, 657-9)

ਰਸ ਕਸ ਖਾਏ ਪਿੰਡੁ ਵਧਾਏ ॥ (3, 1058-3)

ਜਿਹਵਾ ਇੰਦ੍ਰੀ ਸਾਦਿ ਲੁਭਾਨਾ ॥ (1, 903-14)

ਜਿਨ ਚਾਖਿਆ ਸੋਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ (1, 635-2)

ਜਿਹਵਾ ਇੰਦ੍ਰੀ ਸਾਦਿ ਲੁਭਾਨਾ ॥ (1, 903-11)

ਬਾਸਨ ਰੋਗਿ ਭਵਰੁ ਬਿਨਸਾਨੋ ॥ (5, 1140-19)

ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ (4, 985-7)

ਜਿਸੁ ਰਸੁ ਆਇਆ ਸੋਈ ਜਾਨੈ ॥ (5, 1338-4)

ਜਿਹਵਾ ਰੋਗਿ ਮੀਨੁ ਗ੍ਰਿਸਿਆਨੋ ॥ (5, 1140-19)



### ਰਸਕ

ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ ਗੁਣ ਗਾਹਿ ॥ (5, 899-6)

ਵਾਜੇ ਅਨਹਦ ਬਾਜਾ ॥ ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥ (5, 892-12)

ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥ (5, 1150-8)  
ਰਸਕਿ ਰਸਕਿ ਨਾਨਕੁ ਗੁਨ ਬੋਲੈ ॥ (5, 1307-12)

### ਰਸਨਾ

ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤ ਸਹਜੁ ਰਹਸੁ ਮਨਿ ਉਪਜਿਉ ਸਗਲੇ ਦੂਖ ਪਲਾਇਣ ॥ (5, 713-19)

ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਚਾਇ ॥ (3, 158-13)

ਰਸਨਾ ਰਾਮ ਕੇ ਜਸੁ ਗਾਉ ॥ (5, 1220-14)

ਰਸਨਾ ਜਪਤੀ ਤੂਹੀ ਤੂਹੀ ॥ (5, 1215-10)

ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ (5, 1298-15)

ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ (5, 811-10)

ਰਸਨਾ ਰਾਮ ਕਹਤ ਗੁਣ ਸੋਹੰ ॥ (5, 1211-15)

ਗਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ (3, 114-12)

### ਰਸਾਇਣ

ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ ਕਮਲ ਪ੍ਰੇਮ ਭਗਤੀ ਬੀਧੇ ॥ (5, 198-14)

ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥ (5, 744-6)

ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥ (5, 399-11)

ਰਾਮ ਰਸਾਇਣੁ ਨਿਤ ਉਠਿ ਪੀਵਹੁ ॥ (5, 1138-6)

ਸਾ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥ (5, 198-7)

ਰਾਮ ਰਸਾਇਣੁ ਰਸਨਾ ਪੀਵਹਿ ॥ (ਕਬੀਰ, 326-3)

ਰਾਮ ਰਸਾਇਣ ਪੀਉ ਰੇ ਕਬੀਰ ॥ (ਕਬੀਰ, 325-4)

ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ (5, 714-1)

## ਰਹੱਸ

ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤ ਸਹਜੁ ਰਹਸੁ ਮਨਿ ਉਪਜਿਉ ਸਗਲੇ ਦੁਖ ਪਲਾਇਣ ॥  
(5, 713-19)

ਰਹਸੁ ਕੀਅਉ ਸੁਰਦੇਵ ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ ਪਾਪ ਤਿਨ੍ਹ ਭੀਤਰਿ  
ਕੰਪਹਿ ॥ (ਸਵੀਏ ਮਹਲੇ ਪੰਜਵੇ ਕੇ, 1409-17)

ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨ੍ਹਣੁ ਖਾਣਾ ਚੀਤਿ ਨ ਪਾਈ ॥  
ਸਾਚੁ ਸਹਜੁ ਸੁਖੁ ਨਾਮਿ ਵਸਾਈ ॥ (1, 1331-10)

## ਰਹਿਤ

ਰਹਤ ਰਹਤ ਰਹਿ ਜਾਹਿ ਬਿਕਾਰਾ ॥ (5, 259-11)

ਰਹਤ ਅਵਰ ਕਛੁ ਅਵਰ ਕਮਾਵਤ ॥ (5, 269-7)

ਸਚੀ ਰਹਤ ਸਚਾ ਸੁਖੁ ਪਾਏ ॥ (1, 1343-3)

## ਰਹਿਮ

ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥ (5, 724-9)

## ਰਖਿਆ

ਜਿਸ ਨੇ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ (5, 961-13)

## ਰਖਿਆ ਸੀਤਲਾ

ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ ॥ (5, 627-14)

## ਰਖਿਆ ਬਾਲਕ

ਬਾਲਕ ਰਾਖਿ ਲੀਏ ਗੁਰਦੇਵਿ ॥ (5, 866-15)

ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ ਆਪੇ ॥ (5, 627-13)

ਰੋਗ ਮਿਟਾਏ ਪ੍ਰਭੁ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥ (5, 1184-14)

## ਰਖਿਆ ਭਾਈ

ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ (5, 619-12)

ਬਾਬਾ ਬਿਖੁ ਦੇਖਿਆ ਸੰਸਾਰੁ ॥ ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥ (5, 382-9)

ਰਾਖਿ ਲੀਆ ਗੁਰਿ ਪੂਰੈ ਆਪਿ ॥ (5, 190-12)

ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ (5, 383-9)

ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥  
(5, 675-11)

ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥  
(5, 709-11)

ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ (5, 383-17)

ਭਾਹਿ ਬਲ ਦੜੀ ਬੁਝਿ ਗਈ ਰਖੰਦੜੇ ਪ੍ਰਭੁ ਆਪਿ ॥ (5, 709-19)

ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥ (5, 1271-6)

ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ (5, 628-2)

ਸਿਰ ਮਸ ਕ ਰਖਾ ਪਾਰਬ੍ਰਹਮੰ ਹਸ ਕਾਯਾ ਰਖਾ ਪਰਮੇਸ ਰਹ ॥ ਆਤਮ ਰਖਾ ਗੋਪਾਲ ਸੁਆਮੀ ਧਨ  
ਚਰਣ ਰਖਾ ਜਗਦੀਸ ਰਹ ॥ (5, 1358-18)

ਰਾਖਿ ਲੇਹੁ ਹਮ ਤੇ ਬਿਗਰੀ ॥ (ਕਬੀਰ, 856-11)

ਪਰਮੇਸਰੁ ਆਪਿ ਹੋਆ ਰਖਵਾਲਾ ॥ (5, 622-18)

ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥ (ਕਬੀਰ, 329-18)

ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ (5, 623-4)

ਸੁਭ ਚਿਤਵਨਿ ਦਾਸ ਤੁਮਾਰੇ ॥ ਰਾਖਹਿ ਪੈਜ ਦਾਸ ਅਪੁਨੇ ਕੀ ਕਾਰਜ ਆਪਿ ਸਵਾਰੇ ॥ (5, 627-11)

ਦਾਸ ਕੀ ਲਾਜ ਰਖੈ ਮਿਹਰਵਾਨੁ ॥ (5, 821-9)

ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ  
॥ (5, 821-3)

ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ (5, 519-19)

ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥ (5,  
823-18)

ਬਿਥਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥ (5,  
817-1)

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ (5, 961-19)

ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ (5, 517-17)

ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥ (5, 801-18)

ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ (5, 1222-7)

### ਰਣ

ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੁਆ ਮਾਰਿ ॥ (1, 931-2)

ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ (5, 259-11)

ਸਿੰਘ ਰੁਚੈ ਸਦ ਭੋਜਨੁ ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ (5, 1180-11)

ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥ (ਕਬੀਰ, 342-6)

### ਰਤਨ

ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥ (2, 954-9)

ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ (3, 589-10)

ਰਤਨਾ ਸਾਰ ਨ ਜਾਣੀ ਅੰਧੇ ਵਤਹਿ ਲੋਇ ॥ (2, 954-11)

ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ (3, 589-10)

ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥ (4, 1323-15)

ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ (ਸਵਯੇ ਸ੍ਰੀ ਮੁਖਬਾਕੁ ਮਹਲਾ 5, 1386-14)

ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੁਟ ਅਤੋਲ ॥ (5, 186-2)

ਰਤਨੁ ਗੁਰੂ ਕਾ ਸਚਦੁ ਹੈ ਬੂਝੈ ਬੂਝਣਹਾਰੁ ॥ (3, 589-11)

ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥ (5, 213-4)

ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥ (4, 608-2)

ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥ ਰਤਨ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ (1, 420-12)

ਰਤਨ ਜਵੇਹਰ ਨਾਮ ॥ (5, 893-17)

ਦੁਖ ਸੁਖ ਕਰਤ ਮਹਾ ਭ੍ਰਮਿ ਬੂਝੋ ਅਨਿਕ ਜੋਨਿ ਭਰਮਈ ਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ  
ਇਹੁ ਅਉਸਰੁ ਕਤ ਪਈ ਹੈ ॥ (ਕਬੀਰ, 524-14)

ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ (5, 217-15)

### ਰਲ ਮਿਲ

ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੁਟ ਅਤੋਲ ॥ ਖਾਵਹਿ ਖਰਚਹਿ ਰਲਿ ਮਿਲਿ  
ਭਾਈ ॥ ਤੋਟਿ ਨ ਆਵੈ ਵਧਦੇ ਜਾਈ ॥ (5, 186-2)

ਨ ਕੋ ਦੂਤ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥ (5, 887-15)

### ਰਾਹ

ਰਾਹ ਦੇਵੈ ਖਸਮੁ ਏਕੋ ਜਾਣੁ ॥ ਗੁਰ ਕੈ ਸਬਦਿ ਹੁਕਮੁ ਪਛਣਿ ॥ (1, 223-8)

ਵਾਟ ਨ ਪਾਵਉ ਵੀਗਾ ਜਾਉ ॥ ਦਰਗਹ ਬੈਸਣ ਨਾਹੀ ਥਾਉ ॥ (1, 354-8)

ਰਾਹ ਦੇਵੈ ਇਕੁ ਜਾਣੈ ਸੋਈ ਸਿਝਸੀ ॥ (1, 142-8)

ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥ (1, 1245-17)  
ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗਣ ਝੁਰਿ ਮੁਈ ਵਿਣ ਗੁਣ ਕਿਉ ਘਰਿ  
ਜਾਹ ॥ (1, 936-7)  
ਕਰ ਜੋੜਿ ਗੁਰ ਪਹਿ ਕਰਿ ਬਿਨ ਤੀ ਰਾਹੁ ਪਾਧਰੁ ਗੁਰੁ ਦਸੈ ॥ (1, 767-4)  
ਰਾਹੁ ਦਸਾਇ ਓਥੈ ਕੋ ਜਾਇ ॥ ਕਰਣੀ ਬਾਝਹੁ ਭਿਸਤਿ ਨ ਪਾਇ ॥ (1, 951-19)

### ਰਾਖਾ

ਦਾਸ ਕੀ ਲਾਜ ਰਖੈ ਮਿਹਰਵਾਨੁ ॥ (5, 821-9)  
ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ (5, 987-3)  
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ (5, 623-4)  
ਜਿਸ ਨੋ ਤੂ ਰਖਵਾਲਾ ਮਾਰੰ ਤਿਸੁ ਕਉਣੁ ॥ (5, 961-13)  
ਪਰਮੇਸਰੁ ਆਪਿ ਹੋਆ ਰਖਵਾਲਾ ॥ (5, 622-18)  
ਗੁਰਿ ਪੂਰੈ ਮੇਰੀ ਰਾਖਿ ਲਈ ॥ (5, 823-18)  
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥ (5, 801-18)  
ਹੋਇਗਾ ਖਸਮੁ ਤ ਲੇਇਗਾ ਰਾਖਿ ॥ (ਕਬੀਰ, 329-18)  
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ (5, 828-12)

### ਰਾਗ

ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥ (1, 350-11)  
ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ (5, 885-2)  
ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਉ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ  
॥ (5, 818-8)  
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ (3, 849-6)  
ਰਾਗਿ ਨਾਦਿ ਮਨੁ ਦੂਜੈ ਭਾਇ ॥ ਅੰਤਰਿ ਕਪਟੁ ਮਹਾ ਦੁਖੁ ਪਾਇ ॥ (1, 1342-7)  
ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ (4, 1423-15)  
ਨ ਭੀਜੈ ਰਾਗੀ ਨਾਦੀ ਬੇਦੀ ॥ (4, 1237-11)  
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ  
ਵਸਾਇਆ ॥ (3, 917-3)  
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ (3, 849-7)

## ਰਾਜ

ਕੋਊ ਹਰਿ ਸਮਾਨਿ ਨਹੀ ਰਾਜਾ ॥ (ਕਬੀਰ, 856-8)  
ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥ (1, 354-15)  
ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ (3, 1057-13)  
ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ (ਕਬੀਰ, 1124-9)  
ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥ (5, 707-11)  
ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ (5, 179-11)  
ਬਿਨੁ ਅਮਰੈ ਕੈਸੇ ਰਾਜ ਮੰਡਿਤ ॥ (5, 1140-13)  
ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ  
ਲੀਨ ॥ (3, 1428-19)  
ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ (3, 590-8)  
ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ (1, 1240-7)  
ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ (1, 1088-15)  
ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ (1, 936-18)  
ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਸਾਹੁ ॥ (1, 5-15)  
ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ (1, 1088-14)  
ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥ (1, 1088-14)  
ਨਾਨਕ ਹੋਰਿ ਪਤਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥ (3, 1413-16)  
ਰਾਜੇ ਸੀਹ ਮੁਕਦਮ ਕੁਤੇ ॥ (1, 1288-7)

## ਰਾਤਾ

ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥ (3, 950-1)  
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍ਹ ਨਾਮੁ ਤੇ ਭੁਇ ਭਾਰੁ ਥੀਏ ॥ (ਫਰੀਦ,  
488-9)  
ਰਤੇ ਸੇਈ ਜਿ ਮੁਖੁ ਨ ਮੋੜੰਨਿ ਜਿਨ੍ਹੀ ਸਿਵਾਤਾ ਸਾਈ ॥ (5, 1424-18)  
ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ (3, 1172-12)  
ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥ (5, 259-12)  
ਮੀਠੇ ਕਉ ਕਉੜਾ ਕਹੈ ਕੜੁਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥ (1,  
229-7)  
ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥ (5, 1097-16)

## ਰਾਮ

ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ ਕਹਹਿ ਸੋਈ  
ਕਉਤਕਹਾਰ ॥ (ਕਬੀਰ, 1374-14)

## ਰਾਮ ਚੰਦ

ਜਸਰਥ ਰਾਇ ਨ ਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥ (ਨਾਮਦੇਉ, 973-  
16)

ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ  
ਗਵਾਈ ਥੀ ॥ (ਨਾਮਦੇਉ, 875-3)

## ਰਾਮ ਦਾਸ

ਡਿਠੇ ਸਭੇ ਧਾਵ ਨਹੀ ਤੁਧੁ ਜੋਹਿਆ ॥ ਬਧੋਹ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ  
ਅਪਾਰ ਅਨੂਪ ਰਾਮਦਾਸ ਪੁਰ ॥ ਹਰਿਗਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥ (5,  
1362-12)

## ਰਾਮ ਦਾਸ

ਰਾਮ ਦਾਸ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥ (5, 624-5)

ਰਾਮਦਾਸਿ ਗੁਰੂ ਜਗਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥ (ਸਵਈਏ ਮਹਲਰ ਪੰਜਵੇ ਕੇ, 1408-  
19)

ਕਾਟੇ ਸੁ ਪਾਪ ਤਿਨ੍ਹ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ ਪਾਇਯਉ ॥ (ਸਵਈਏ ਮਹਲਰ ਪੰਜਵੇ ਕੇ, 1409-  
17)

ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥ (ਸਵਈਏ ਮਹਲਰ ਪੰਜਵੇ ਕੇ,  
1407-13)

ਰਾਮਦਾਸ ਸਰੋਵਰਿ ਨਾਤੇ ॥ ਸੀਭ ਉਤਰੇ ਪਾਪ ਕਮਾਤੇ ॥ (5, 625-17)

ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥ (ਸਵਈਏ ਮਹਲੇ ਚਉਥੇ ਕੇ, 1404-4)

ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ (4, 443-14)

ਬੋਲਹੁ ਭਈਆ ਰਾਮ ਕੀ ਦੁਹਾਈ ॥ (ਕਬੀਰ, 1123-16)

ਕਲੀ ਕਾਲ ਮਹਿ ਰਵਿਆ ਰਾਮੁ ॥ (3, 1334-13)

ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ (4, 833-18)

ਰਾਮ ਰਾਮ ਬੋਲਿ ਰਾਮ ਰਾਮ ॥ (5, 1182-12)

ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥ (4, 444-5)

ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥  
(ਕਬੀਰ, 1374-15)

ਰਾਮ ਰਾਮ ਸਭੁ ਕੇ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ  
॥ (3, 491-1)

ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥ (1, 1342-14)

### ਰਿਸ਼ਵਤ

ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥ (1, 1032-11)

ਵਢੀ ਲੈ ਕੈ ਹਕੁ ਗਵਾਏ ॥ (1, 951-14)

### ਰਿਖੀਕੇਸ਼

ਰਿਖੀਕੇਸ ਗੋਪਾਲ ਗੋਵਿੰਦ ॥ ਪੂਰਨ ਸਰਬਤ੍ ਮੁਕੰਦ ॥ (5, 897-2)

### ਰਿਜਕ

ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥ (3, 1055-10)

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ (5, 676-14)

ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੋਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ  
ਦੇਇ ॥ (2, 955-9)

ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ (3, 755-11)

ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥ (5, 104-17)

ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥ (5, 1235-8)

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥ (5, 10-12)

ਪਹਿਲੇ ਦੇ ਤੈਂ ਰਿਜਕੁ ਸਮਾਹਾ ॥ ਪਿਛੇ ਦੇ ਤੈਂ ਜੰਤੁ ਉਪਾਹਾ ॥ (5, 130-16)

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ  
ਕਾ ਰਿਜਕੁ ਆਗੈ ਕਰਿ ਧਰਿਆ ॥ (5, 10-9)

### ਰਿਣ ਕਰਜ

ਕਰਜੁ ਉਤਾਰਿਆ ਸਤਿਗੁਰੁ ਕਰਿ ਆਹਰੁ ਆਪ ॥ (5, 816-14)

### ਰਿਧ ਸਿਧ

ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ (4, 835-13)

ਨਵ ਨਿਧਿ ਨਾਮੁ ਨਿਧਾਨੁ ਰਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ  
॥ (ਸਵਈਏ ਮਹਲੇ ਚਉਥੇ ਕੇ, 1397-12)



ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥ ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ  
ਪਾਵੈ ॥ (1, 1240-8)

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੂ ਕਰੁ ਮਨ ਮੇਰੇ ॥ (ਸਵਈਏ ਮਹਲੇ ਚਉਥੇ ਕੇ,  
1400-3)

ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥ (3, 637-18)

ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥ (4, 719-3)

ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ (5, 543-16)

ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ (5, 1184-4)

ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥ ਆਦਿ ਅੰਤੇ ਮਧਿ ਪੂਰਨ ਉਚ ਅਗਮ ਅਗਾਹ ॥  
(5, 1017-13)

ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥ ਕਰਣਹਾਰ ਮੇਰੇ ਪ੍ਰਭ ਏਕ  
॥ ਨਾਮ ਤੇਰੇ ਕੀ ਮਨ ਮਹਿ ਟੇਕ ॥ (5, 894-12)

ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥ (1, 907-3)

ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥ (1, 1289-5)

ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥ (3, 650-8)

ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ (3, 593-18)

ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥  
ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥ (5, 890-18)

ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ  
ਅਚਿੰਤੁ ਕਰੇ ਜਿਸੁ ਦਾਤਿ ॥ (3, 650-7)

### ਰੀਸ

ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥ ਦੇਖਾ ਦੇਖੀ ਸ੍ਰਾਂਗੁ ਧਰਿ ਭੂਲੈ ਭਟਕਾ ਖਾਹਿ  
॥ (ਕਬੀਰ, 1371-13)

ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥  
(ਫਰੀਦ, 1384-10)

ਰੀਸਾ ਕਰਿਹ ਤਿਨਾੜੀਆ ਜੇ ਸੇਵਹਿ ਦਰੁ ਖੜੀਆਹ ॥ (3, 85-2)

ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥  
(3, 585-16)

## ਰੀਤ

ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੀ  
ਬਿਪਰੀਤਿ ॥ (5, 673-1)

ਪ੍ਰਭੁ ਆਰਾਧਨ ਨਿਰਮਲ ਰੀਤਿ ॥ (5, 1137-6)

ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ (5, 370-14)

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ (1, 590-2)

## ਰੁੱਤ

ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ (1, 1168-9)

ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥ (5, 134-14)

ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ ਬੇਅੰਤ ॥ (5, 1180-3)

ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨ੍ਹ ਸਹ ਨਾਲਿ  
ਪਿਆਰੁ ॥ (2, 1280-3)

ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥ (1, 1254-8)

ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ ਨਾਨਕ ਝੁਰਿ ਮਰਹਿ ਦੋਹਾਗਣੀ ਜਿਨ੍ਹ ਅਵਰੀ ਲਾਗਾ  
ਨੇਹੁ ॥ (2, 1280-2)

ਤਿਸੁ ਬਸੰਤੁ ਜਿਸੁ ਪ੍ਰਭੁ ਕਿਪਾਲੁ ॥ ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥ (5, 1180-13)

ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥ (5, 1183-19)

ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ (5, 97-5)

ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥ (5, 1185-8)

ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥  
(1, 1168-8)

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥ (5, 318-14)

ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥ (3, 1285-10)

ਸਗਲੀ ਰੁਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥ (5, 1180-5)

ਨਾਨਕ ਤਿਨਾ ਬਸੰਤੁ ਹੈ ਜਿਨ੍ਹ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ  
ਜਲ ਤ ॥ (2, 791-10)

ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥ (5, 1180-14)

ਗ੍ਰਿਹਿ ਤਾ ਕੇ ਬਸੰਤੁ ਗਨੀ ॥ ਜਾਕੈ ਕੀਰਤਨੁ ਹਰਿ ਧੁਨੀ ॥ (5, 1180-15)

ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ  
ਮਾਇਆ ਧ੍ਰੋਹ ਜੀਉ ॥ (5, 929-3)

ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ (1, 1015-10)

### ਰੂਪ

ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਦ੍ਰ ਵਿਕਾਰਾ ॥ (5, 1003-12)

ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥ (5, 97-17)

ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ (1, 1288-12)

ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥ 1 ॥ ਰਹਾਉ ॥ ਰੂਪ ਹੀਨ ਬੁਧਿ ਬਲ ਹੀਨੀ ਮੋਹਿ  
ਪਰਦੇਸਨਿ ਦੂਰ ਤੇ ਆਈ ॥ 1 ॥ ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ  
॥ (5, 204-2)

ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਿਨਿ ਮਾਨਿਆ ਪ੍ਰਭ ਕਾ ਭਾਣਾ ॥ (5, 198-1)

ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥ (5, 385-3)

ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ (5, 282-13)

ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥ (1, 1287-13)

### ਰੇਣ ਰਵਾਲ

ਰੇਣ ਸਗਲ ਇਆ ਮਨੁ ਕਰੈ ਏਉ ਕਰਮ ਕਮਾਇ ॥ ਹੁਕਮੈ ਬੁਝੈ ਸਦਾ ਸੁਖੁ ਨਾਨਕ ਲਿਖਿਆ ਪਾਇ  
॥ (5, 256-16)

ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ (5, 100-1)

ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ (5, 45-3)

ਮੇਰਾ ਮਨੁ ਸੰਤ ਜਨਾ ਪਗ ਰੇਨ ॥ (4, 1294-11)

ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ (4, 1263-9)

ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ (5, 259-10)

ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ  
॥ (5, 1102-11)

ਮੋਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥ (5, 811-2)

ਸਤਸੰਗਿਤ ਕੀ ਧੂਰਿ ਪਰੀ ਉਡਿ ਨੇੜੀ ਸਭ ਦੁਰਮਤਿ ਮੈਲੁ ਗਵਾਈ ॥ (4, 1263-7)

ਸੰਤ ਰੇਨੁ ਨਿਤਿ ਮਜਨੁ ਕਰੇ ॥ ਜਨਮ ਜਨਮ ਕੇ ਕਿਲਬਿਖ ਹਰੈ ॥ (5, 1300-15)

ਨਾਨਕ ਜਾਚੈ ਸਾਧ ਰਵਾਲ ॥ (5, 198-10)

ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥ (5, 1122-4)

ਸਭਕੀ ਰੇਨੁ ਹੋਇ ਰਹੈ ਮਨੁਆ ਸਗਲੇ ਦੀਸਹਿ ਮੀਤ ਪਿਆਰੇ ॥ (5, 379-5)

### ਰੈਣ ਦਿਵਸ ਰੈਣ

ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ (5, 459-7)

ਰਾਤਿ ਦਿਨ ਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ (1, 931-2)

ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤ ਸੰਗਿ ਮੇਲਾ ॥ (5, 107-12)

ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥  
(2, 787-16)

ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥ (4, 1422-6)

ਦਿਨ ਤੇ ਸਰਪਰ ਪਉਸੀ ਰਾਤਿ ॥ ਰੈਣਿ ਗਈ ਫਿਰਿ ਹੋਇ ਪਰਭਾਤਿ ॥ (5, 375-18)

ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ (1, 752-14)

ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸੁ ॥ (5,  
134-7)

ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥  
(1, 156-17)

ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥ (ਕਬੀਰ, 792-10)

ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ (4, 652-11)

ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥ (5, 1284-8)

ਕਬੀਰ ਕੇਸੇ ਕੇਸੇ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥  
(ਕਬੀਰ, 1376-11)

ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੇ ਨਾਮ ॥ (ਕਬੀਰ, 326-14)

ਰਾਤਿ ਨ ਵਿਹਾਵੀ ਸਾਕਤਾਂ ਜਿਨ੍ਹਾ ਵਿਸਰੈ ਨਾਉ ॥ (5, 1284-7)

ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥ (5, 256-16)

ਰਾਤ ਅਨੇਰੀ ਸੁਝਸਿ ਨਾਹੀ ਲਜੁ ਟੂਕਸਿ ਮੁਸਾ ਭਾਈ ਰੇ ॥ (1, 156-6)

ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥ (5, 212-12)

### ਰੋਸ

ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ (1, 931-4)

ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ  
ਹਮਾਰੀ ਚਿੰਦ ॥ (4, 1250-11)

ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ (5, 259-9)

ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ (5, 268-9)

### ਰੋਗ

ਜੇ ਜੇ ਦੀਸੈ ਸੇ ਸੇ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥ (5, 1140-18)

### ਰੋਗ ਦਾਰੂ

ਦੂਖ ਰੋਗ ਸਭਿ ਗਇਆ ਗਵਾਇ ॥ ਨਾਨਕ ਛੂਟਸਿ ਸਾਚੈ ਨਾਇ ॥ (1, 1256-18)

ਮਨ ਅੰਧੈ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥ (1, 1256-16)

ਬਾਸਨ ਰੋਗਿ ਭਵਰੁ ਬਿਨਸਾਨੋ ॥ (5, 1140-19)

ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥ (5, 1141-2)

ਨਾਮ ਅਉਖਧੁ ਜਿਹ ਰਿਚੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ (5, 259-14)

ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥ (5, 1141-3)

ਲਲਾ ਲਾਵਉ ਅਉਖਧ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ (5, 259-14)

ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ ਹਰਿ ਅਵਖਧੁ ਲਾਇ ॥ (5, 288-8)

ਜੇ ਜੇ ਦੀਸੈ ਸੇ ਸੇ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥ (5, 1140-18)

ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ (5, 1141-2)

ਗੁਰ ਪਰਸਾਦਿ ਨ ਹੋਇ ਸੰਤਾਪੁ ॥ (5, 801-17)

ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ (5, 521-8)

ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ (5, 521-14)

ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ (5, 628-2)

ਗੁਰ ਕਾ ਸਬਦੁ ਦਾਰੂ ਹਰਿ ਨਾਉ ॥ (1, 1189-7)

ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਸਚ ਬਿਨਾ ॥ (1, 687-17)

ਰੋਗੁ ਦਾਰੂ ਦੇਵੈ ਬੁਝੈ ਤਾ ਵੈਦੁ ਸੁਜਾਣੁ ॥ (2, 148-9)

ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ (5, 1363-16)

ਜੇ ਜਨਮੇ ਸੇ ਰੋਗਿ ਵਿਆਪੇ ॥ (1, 352-15)

ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ (5, 1190-17)

ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥ (5, 1140-17)

ਜੇ ਜਨਮੇ ਸੇ ਰੋਗਿ ਵਿਆਪੇ ॥ (1, 352-15)

ਹਉਮੈ ਰੋਗੁ ਮਾਨੁਖ ਕਉ ਦੀਨਾ ॥ (5, 1140-17)

ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ (5, 610-1)  
 ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥ (5, 1184-14)  
 ਕਾਮ ਰੋਗਿ ਮੈਗਲੁ ਬਸਿ ਲੀਨਾ ॥ (5, 1140-17)  
 ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ (1, 469-9)  
 ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ  
 ॥ (2, 466-18)  
 ਭੋਗੀ ਕਉ ਦੁਖੁ ਰੋਗੁ ਵਿਆਪੈ ॥ (1, 1189-12)  
 ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗੁ ॥ (1, 1187-12)  
 ਨਾਨਕ ਹਉਮੈ ਰੋਗੁ ਬੁਰੇ ॥ (1, 1153-9)  
 ਰੋਗੁ ਵਡੋ ਕਿਉ ਬਾਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ (1, 1189-6)  
 ਜਗ ਰੋਗੀ ਕਹ ਦੇਖਿ ਦਿਖਾਉ ॥ (1, 1189-8)  
 ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥ (1, 1153-16)  
 ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥ (1, 1153-17)  
 ਹੇਤ ਰੋਗੁ ਕਾ ਸਗਲ ਸੰਸਾਰਾ ॥ (5, 1140-19)  
 ਗੁਰ ਪਰਸਾਦਿ ਨ ਹੋਇ ਸੰਤਾਪੁ ॥ (5, 801-17)  
 ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ ਰੋਗੀ ਬ੍ਰਹਮਾ ਬਿਸਨੁ ਸਰੁਦਾ ਰੋਗੀ ਸਗਲ  
 ਸੰਸਾਰਾ ॥ (1, 1141-13)  
 ਰੋਗੁ ਬੰਧ ਰਹਨੁ ਰਤੀ ਨ ਪਾਵੈ ॥ ਬਿਨ ਸਤਿਗੁਰੇ ਰੋਗੁ ਕਤੇ ਕਹੁ ਜਾਵੈ ॥ (1, 1141-12)  
 ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਫਿਰਿ ਫਿਰਿ ਜੋਨੀ ਭਰਮੈ ॥ (5, 1141-1)  
 ਤ੍ਰਿਬਿਧਿ ਰੋਗੁ ਮਹਿ ਬਧੇ ਬਿਕਾਰਾ ॥ (5, 1141-1)  
 ਜਿਹਵਾ ਰੋਗਿ ਮੀਨੁ ਗ੍ਰੁਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥ (5, 1140-19)  
 ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥ (1, 1153-15)  
 ਖਸਮੁ ਵਿਸਾਰਿ ਕੀਏ ਰਸ ਭੋਗੁ ॥ ਤਾਂ ਤਨਿ ਉਠਿ ਖਲੋਏ ਰੋਗੁ ॥ (1, 1256-15)  
 ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗੁ ਕਾ ਡੇਰਾ ਭੰਨਾ ॥ (5, 628-2)

### ਰੋਜਾ

ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ (5, 1100-10)  
 ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੈ ਏਕੈ  
 ਮਾਹਿ ਨਿਧਾਨਾ ॥ (ਕਬੀਰ, 1349-14)

ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥ (ਕਬੀਰ, 483-5)

ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥ (ਕਬੀਰ, 480-5)

### ਰੋਣਾ

ਜਿਨ੍ਹੀ ਪਛਾਤਾ ਹੁਕਮੁ ਤਿਨ੍ਹ ਕਦੇ ਨ ਰੋਵਣਾ ॥ (5, 523-7)

ਪੰਡਿਤ ਰੋਵਹਿ ਗਿਆਨੁ ਗਵਾਇ ॥ (1, 954-4)

ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥ (1, 15-6)

ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ (1, 954-4)

ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ (1, 954-3)

ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ (1, 954-2)

ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ (1, 954-1)

ਕਬੀਰ ਸੰਤ ਮੂਏ ਕਿਆ ਰੋਈਐ ਜੇ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥ (ਕਬੀਰ, 1365-7)

ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ (1, 953-19)

ਸਚੁ ਨਾਮੁ ਜਾ ਨਵ ਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥ (1, 356-7)

ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥ (5, 885-13)

ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਉਠਿ ਸਿਧਾਈ ॥ (5, 885-15)

ਰੋਵੈ ਦਹਸਿਰੁ ਲ ਕ ਗਵਾਇ ॥ ਜਿਨਿ ਸੀਤਾ ਆਦੀ ਡਉਰੁ ਵਾਇ ॥ (1, 953-19)

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੇ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੇ ॥ (1, 579-10)

ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥ (1, 580-19)

ਜਿਨ੍ਹੀ ਪਛਾਤਾ ਹੁਕਮੁ ਤਿਨ੍ਹ ਕਦੇ ਨ ਰੋਵਣਾ ॥ (5, 523-7)

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ ਕਉ ਕਉਣੁ ਰੋਈ ॥ (1, 418-9)

ਧੰਧਾ ਪਿਟਿਹੁ ਭਾਈਹੋ ਤੁਮ ਕੂੜੁ ਕਮਾਵਹੁ ॥ ਓਹ ਨ ਸੁਣਈ ਕਤ ਹੀ ਤੁਮ ਲੋਕ ਸੁਣਾਵਹੁ ॥ (1, 418-10)

ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ (1, 1027-3)

ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥ (1, 580-17)

ਰੋਵਣੁ ਸਗਲ ਬਿਕਾਰੇ ਗਾਫਲੁ ਸੰਸਾਰੇ ਮਾਇਆ ਕਾਰਣਿ ਰੋਵੈ ॥ (1, 579-11)

## ਲ ਗੜਾ ਟੰਡਾ ਪਿੰਗਲਾ ਇਤਿਆਦਿ

ਰੁਹਲਾ ਟੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ (2, 139-4)

ਕਹ ਪਿੰਗੁਲ ਪਰਬਤ ਪਰ ਭਵਨ ॥ ਨਹੀ ਹੋਤ ਉਹਾ ਉਸੁ ਗਵਨ ॥ (5, 267-16)

## ਲਾਉਡਾ

ਜੋ ਲਉਡਾ ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥ (5, 376-7)

ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ (5, 957-18)

## ਲਾਜ

ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੂਨ ਸੁਖੀ ਕਿਉ ਸੋਵੈ ॥ (5, 1149-1)

ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥ (5, 821-9)

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ  
ਦੁਰਜਨ ਬਿਰਮਾਈਐ ਰਾਮ ॥ (5, 848-3)

ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਲਾਦ ਕੀ ਹਰਨਾਖਸ ਫਾਰੇ ਕਰ  
ਆਜ ॥ (ਸਵਈਏ ਮਹਲੇ ਚਉਥੇ ਕੇ, 1400-9)

ਲਾਜ ਨ ਮਰਹੁ ਕਹਹੁ ਘਰੁ ਮੇਰਾ ॥ ਅੰਤ ਕੀ ਬਾਰ ਨਹੀ ਕਛੁ ਤੇਰਾ ॥ (ਕਬੀਰ, 325-12)

ਲਾਜ ਮਰੰਤੀ ਮਰਿ ਗਈ ਘੁਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ (1,  
931-6)

## ਲਿੰਉ ਲਿੰਉ

ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥ (ਕਬੀਰ, 342-17)

## ਲਿਖਤ

ਲਿਖਿਅੜਾ ਸਾਹਾ ਨ ਟਲੈ ਜੇਹੜਾ ਪੁਰਬਿ ਕਮਾਇਆ ॥ (1, 582-5)

ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ (1, 1291-14)

ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥ ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮਾਲਿ ॥  
(2, 1238-8)

ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥ (1, 221-9)

ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ (3, 89-9)

## ਲਿਵ

ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ (ਰਵਿਦਾਸ, 658-17)



ਆਠ ਪਹਰ ਅਪੁਨੀ ਲਿਵ ਲਾਇ ॥ ਜਨੁ ਨਾਨਕੁ ਪ੍ਰਭ ਕੀ ਸਰਨਾਇ ॥ (5, 1339-7)  
 ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥ (3, 921-4)  
 ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ (3, 917-14)  
 ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥ (1, 352-11)  
 ਐਸਾ ਗੁਰੁ ਪਾਈਐ ਵਡਭਾਗੀ ॥ ਜਿਸੁ ਮਿਲਤੇ ਰਾਮ ਲਿਵ ਲਾਗੀ ॥ (5, 1339-6)  
 ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ (3, 429-4)  
 ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥ (3, 1174-7)  
 ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ (3, 1047-11)  
 ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ ਸਵਾਰਣਹਾਰਾ ॥ (1, 412-12)  
 ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ (5, 270-3)

### ਲੂ ਗੜਾ

ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ (5, 811-18)

### ਲੂਕ ਕਮਾਣਾ

ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ (4, 315-19)  
 ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ (4, 316-7)  
 ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰੁ ਗੁਪਤੁ ਜਬ ਲੇਖਾ ਮਾਗਹਿ ਤਬ  
 ਕਉਣੁ ਪੜਦਾ ਤੇਰਾ ਢਾਕੈ ॥ (5, 616-8)  
 ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ (1, 142-6)  
 ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ (2, 138-13)  
 ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ (5, 461-5)  
 ਕਰਤ ਬੁਰਾਈ ਮਾਨੁਖ ਤੇ ਛੁਪਾਈ ਸਾਖੀ ਭੂਤ ਪਵਾਨ ॥ (5, 1202-18)  
 ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥ (5, 194-4)  
 ਤਕਹਿ ਨਾਰਿ ਪਰਾਈਆ ਲੂਕਿ ਅੰਦਰਿ ਠਾਣੀ ॥ (5, 315-3)  
 ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ (5, 48-7)  
 ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ (5, 546-11)  
 ਲੂਕਿ ਕਮਾਨੋ ਸੋਈ ਤੁਮ੍ਹ ਪੇਖਿਓ ਮੂੜ ਮੁਗਧ ਮੁਕਰਾਨੀ ॥ (5, 403-11)  
 ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛੁਪਾਵੈ  
 ॥ (1, 156-12)

## ਲੂਣ ਹਰਾਮੀ

ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ (1, 991-5)

ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨਾ ਜਾਨਤ ਤਤ  
॥ (5, 261-2)

## ਲੇਖ

ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ (3, 1281-11)

ਮਾਥੈ ਭਾਗੁ ਤ ਪਾਵਉ ਸੰਗੁ ॥ (5, 391-9)

ਲਬਧਿ ਆਪਣੀ ਪਾਈ ॥ (5, 621-10)

ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ (2, 653-13)

ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ (3, 1413-6)

ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ (3, 110-16)

ਭਾਗਹੀਨ ਭ੍ਰਮਿ ਚੋਟਾ ਖਾਵਹਿ ॥ (4, 95-10)

ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ (3, 89-9)

ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ (1, 937-15)

ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ  
ਦੇਖੁ ॥ (ਫਰੀਦ, 1378-4)

ਕੀਤਾ ਕਿਛੁ ਨ ਹੋਵਈ ਲਿਖਿਆ ਧੁਰਿ ਸੰਜੋਗ ॥ (5, 135-7)

ਲਿਖਿਓ ਲੇਖੁ ਨ ਮੇਟਤ ਕੋਊ ॥ (5, 253-13)

ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ (1, 1030-19)

ਵਿਣ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ (1, 722-9)

## ਲੇਖਕ

ਭਾਉ ਕਲਮ ਕਰਿ ਚਿਤੁ ਲਿਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ (1, 16-5)

ਧੰਨੁ ਸੁ ਕਾਗਦੁ ਕਲਮ ਧੰਨੁ ਭਾਂਡਾ ਧਨੁ ਮਸੁ ॥ ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥  
(1, 1291-13)

ਬਾਬਾ ਇਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥ (1, 16-6)

ਲਿਖੁ ਦਾਤਿ ਜੋਤਿ ਵਡਿਆਈ ॥ (1, 989-11)

ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥ (1, 16-6)

ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥ (3, 84-13)

ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ (2, 463-16)  
ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥ (1, 930-2)  
ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ (1, 636-17)  
ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥ (3, 123-7)  
ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥ (1, 1016-1)  
ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥ (1, 636-18)  
ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ (1, 467-15)

### ਲੇਖਾ

ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ (3, 1346-8)  
ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥ (1, 467-14)  
ਜਿਸ ਨੇ ਤੇਰੀ ਨਦਰਿ ਨ ਲੇਖਾ ਪੁਛੀਐ ॥ (5, 961-15)  
ਲੇਖਾ ਰਬੁ ਮੰਗੋਸੀਆ ਬੈਠਾ ਕਢਿ ਵਹੀ ॥ (1, 953-13)  
ਖੰਡੇ ਧਾਰ ਗਲੀ ਅਤਿ ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ (1, 1028-8)  
ਕਹੁ ਰਵਿਦਾਸ ਭਇਓ ਜਬ ਲੇਖੇ ॥ ਜੋਈ ਜੋਈ ਕੀਨੋ ਸੋਈ ਦੇਖਿਓ ॥ (ਰਵਿਦਾਸ, 1293-19)  
ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੋਸੀਆ ਤੂ ਆਂਹੋ ਕੇਰੁ  
ਕੰਮਿ ॥ (ਫਰੀਦ, 1379-17)  
ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥ (1, 473-19)

### ਲੋਹਾ ਲੋਹਾਰ

ਲੋਹਾ ਕੰਚਨੁ ਹਿਰਨੁ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥ (ਰਵਿਦਾਸ, 973-18)  
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ  
ਮੂਰਤਿ ਭਗਵਾਨਾ ॥ (ਕਬੀਰ, 1123-4)  
ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ (1, 143-10)  
ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ (ਸਵਈਏ ਮਹਲੇ ਚਉਥੇ ਕੇ, 1399-11)  
ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥  
(1, 955-17)  
ਲੋਹਾ ਮਾਰਣਿ ਪਾਈਐ ਢਰੈ ਨ ਹੋਇ ਕਪਾਸ ॥ (1, 143-9)  
ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ  
ਹਰਿ ਉਰ ਧਾਰਿਓ ਗੁਰਿ ਹਰਿਭਾ ॥ (4, 1337-4)

## ਲੋਭ ਲਾਲਚ

ਲਬੁ ਲੋਭੁ ਅਹੰਕਾਰੁ ਸੁ ਪੀਰਾ ॥ (1, 414-16)  
ਮਿਥਿਆ ਮਨ ਪਰ ਲੋਭ ਲੁਭਾਵਹਿ ॥ (5, 269-2)  
ਈਤ ਉਤ ਕਹਾ ਲੋਭਾਵਹਿ ਏਕ ਸਿਉ ਮਨੁ ਲਾਇ ॥ (5, 1300-17)  
ਜੇ ਜੇ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥ (ਕਬੀਰ, 336-13)  
ਮਨਮੁਖ ਲੋਭਿ ਦੂਜੈ ਲੋਭਾਇਆ ॥ (3, 1277-17)  
ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ (1, 419-11)  
ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ (3, 1417-12)  
ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ (1, 790-9)  
ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥ (1, 1411-18)  
ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥ (5, 1099-15)  
ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥ (ਫਰੀਦ, 1378-16)  
ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ (5, 708-15)  
ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੇ ॥ ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ  
ਉਪਰਿ ਛਾਰੇ ॥ (1, 154-18)  
ਲਬੁ ਲੋਭੁ ਬੁਰਾ ਅਹੰਕਾਰੁ ॥ (1, 931-8)  
ਅਪਨੇ ਲੋਭ ਕਉ ਕੀਨੋ ਮੀਤੁ ॥ (5, 195-14)  
ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥  
(5, 50-6)  
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ  
ਨਾਹੀ ਬੋਲਣਾ ॥ (3, 918-17)  
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ (1, 15-9)  
ਜੇ ਜੇ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥ (9, 702-17)  
ਝੂਠੈ ਲਾਲਚਿ ਜਨਮੁ ਗਵਾਇਆ ॥ (1, 1342-2)

## ਵੱਡਾ

ਚੰਗਾ ਨਾਉ ਰਖਾਇਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥  
(1, 2-14)  
ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥ (5, 188-13)  
ਕਉਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥ (5, 188-13)

ਵਡੇ ਕਹਾਵਹਿ ਹਉਮੈ ਤਨਿ ਪੀਰਾ ॥ (1, 227-9)

### ਵੱਢੀ

ਵਢੀ ਲੈ ਕੈ ਹਕੁ ਗਵਾਏ ॥ (1, 951-14)

ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥ (1, 1032-11)

### ਵਸਤ

ਜੋ ਬਿਬਰਜਤ ਤਿਸ ਸਿਉ ਨੇਹ ॥ (5, 185-12)

### ਵਸਤ ਅਮਾਨਤ

ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ (5, 403-8)

ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥ (ਕਬੀਰ, 1369-14)

ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ (3, 1249-8)

### ਵਸਤ ਪਰਾਈ

ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ (5, 379-14)

ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥ (5, 1001-12)

ਹਕੁ ਪਰਾਇਆ ਨਾਨਕਾ ਉਸੁ ਸੁਅਰ ਉਸੁ ਗਾਇ ॥ (1, 141-1)

ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ (5, 268-19)

ਹਿਰਹਿ ਪਰ ਦਰਬੁ ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ (5, 298-16)

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ (5, 268-11)

ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ ਬਾਨੀ ॥ (ਬੇਣੀ, 1351-15)

ਖੁਸਿ ਖੁਸਿ ਲੈਦਾ ਵਸਤੁ ਪਰਾਈ ॥ (5, 1020-2)

ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ (1, 139-15)

ਹਕੁ ਪਰਾਇਆ ਨਾਨਕਾ ਉਸੁ ਸੁਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ (1, 141-1)

ਵਸਤੁ ਪਰਾਈ ਕਉ ਉਠਿ ਰੋਵੈ ॥ (5, 676-11)

ਜੋ ਪਰਾਇਓ ਸੋਈ ਅਪਨਾ ॥ (5, 185-11)

ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ (2, 268-19)

ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ (1, 139-15)

ਖੁਸਿ ਖੁਸਿ ਲੈਦਾ ਵਸਤੁ ਪਰਾਈ ॥ ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥ (5, 1020-2)

ਵਸਤੁ ਪਰਾਈ ਕਉ ਉਠਿ ਰੋਵੈ ॥ (5, 676-11)

ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ (1, 764-7)

ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥  
(ਫਰੀਦ, 1380-15)

ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥  
(ਫਰੀਦ, 1380-15)

ਸੰਗ ਸਹਾਈ ਸੁ ਆਵੈ ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ (5, 267-17)

ਜੋ ਪਰਾਈ ਸੁ ਅਪਨੀ ਮਨੁਆ ॥ (5, 715-5)

ਜੋ ਬਿਬਰਜਤ ਤਿਸ ਸਿਉ ਨੇਹ ॥ (5, 185-12)

ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ (3, 1249-8)

### ਵਕਤ ਲ ਘ ਰਿਹਾ ਹੈ

ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥ (ਫਰੀਦ,  
1378-7)

ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥ (5, 743-16)

ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ  
ਨੀਤ ॥ (9, 1426-15)

ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ (9, 1352-15)

ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥ (9, 1352-7)

ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੋ ਜਸੁ ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ  
ਬਿਹਾਤੁ ਹੈ ॥ (9, 1352-10)

### ਵਡਿਆਈ

ਖਿਨ ਮਹਿ ਨੀਚ ਕੀਟ ਕਉ ਰਾਜ ॥ (5, 277-9)

### ਵਡਿਆਈ ਓਹਦੇ ਹੱਥ

ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ (1, 57-17)

ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥ (1, 637-8)

ਠਾਕੁਰ ਹਾਥਿ ਵਡਿਆਈਆ ਜੈ ਭਾਵੈ ਤੈ ਦੇਇ ॥ (1, 935-12)

ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥ (4, 82-2)

ਆਪੇ ਕਰਤਾ ਦੇ ਵਡਿਆਈ ॥ (4, 130-7)

ਕਬੀਰ ਨਾ ਹਮ ਕੀਆ ਨ ਕਰਹਿਗੇ ਨ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ  
ਕਬੀਰੁ ਕਬੀਰੁ ॥ (ਕਬੀਰ, 1367-14)

### ਵਡਿਆਈ ਉੱਪਮਾ

ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥ (3, 1412-11)

ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ (5, 625-17)

ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੇ ਤਾਂ ਤੂ ਸੋਹਿਆ ॥ ਵਸਦੀ ਸਘਨ  
ਅਪਾਰ ਅਨੂਪ ਰਾਮਦਾਸ ਪੁਰ ॥ ਹਰਿਗਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥ (5,  
1362-12)

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥ (ਸਵਈਏ ਮਹਲੇ ਤੀਜੇ ਕੇ, 1396-8)

### ਵਡਿਆਈ ਮਾਣ

ਹਰਿ ਜੀਉ ਨਿਮਾਣਿਆ ਤੂ ਮਾਣੁ ॥ (5, 624-17)

ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ  
ਗਲੇ ਮਾਨ ਸਭੈ ਕਉ ਖਾਇ ॥ (ਕਬੀਰ, 1372-16)

ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ (1, 1245-3)

ਗਰੀਬਾ ਅਨਾਥਾ ਤੇਰਾ ਮਾਣਾ ॥ (5, 98-13)

ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਉਚਾ ॥ (5, 266-7)

ਬਾਪੁ ਦਿਸੈ ਵੇਜਾਤਿ ਨ ਹੋਇ ॥ (1, 796-3)

ਕਉਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥ (5, 188-13)

ਇਸ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ  
ਜਾਦੇ ਬਿਲਮੁ ਨ ਹੋਇ ॥ (3, 429-5)

ਦੇਹੀ ਜਾਤਿ ਨ ਆਗੈ ਜਾਏ ॥ (3, 112-1)

ਉਚਾ ਚੜੈ ਸੁ ਪਵੈ ਪਇਆਲਾ ॥ (5, 374-11)

ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥ (5, 188-13)

### ਵਡੇ ਭਾਗ

ਵਡਭਾਗੀ ਹਰਿ ਨਾਮੁ ਧਿਆਇਆ ॥ (1, 94-4)

ਅਨਦੁ ਸੁਣਹੁ ਵਡਭਾਗੀਹੋ ਸਗਲ ਸਨੋਰਥ ਪੂਰੇ ॥ (3, 922-16)

ਵਡਭਾਗੀ ਹਰਿ ਸੰਤੁ ਮਿਲਾਇਆ ॥ (4, 95-16)

ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ (3, 1417-10)

ਸੇ ਵਡਭਾਗੀ ਜਿਨੀ ਏਕੋ ਜਾਤਾ ॥ (3, 1047-19)  
ਵਡਭਾਗੀ ਹਰਿ ਕੀਰਤਨੁ ਗਾਈਐ ॥ (5, 196-15)  
ਵਡੇ ਭਾਗਿ ਗੁਰ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ (4, 774-13)  
ਵਡੇ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨ ਦੁ ॥ (3, 29-14)  
ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥ (1, 421-3)  
ਵਡੇ ਭਾਂਗਿ ਸਾਧੂ ਸੰਗੁ ਪਾਵੈ ॥ (5, 189-5)  
ਵਡੈ ਭਾਗਿ ਇਹੁ ਸਰੀਰੁ ਪਾਇਆ ॥ (3, 1065-4)

### ਵਣਜ

ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜ ॥ (ਕਬੀਰ, 1194-19)  
ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ (1, 56-15)  
ਤਨੁ ਹਟੜੀ ਇਹੁ ਮਨੁ ਵਣਜਾਰਾ ॥ ਨਾਨਕ ਸਹਜੇ ਸਚੁ ਵਾਪਾਰਾ ॥ (1, 942-11)  
ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ (5, 281-7)  
ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਰੈ ਨਾਲਿ ॥ ਅਗੈ  
ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥ (1, 22-18)  
ਧਨਵੰਤ ਨਾਮ ਕੇ ਵਣਜਾਰੇ ॥ (5, 1220-1)  
ਪਹਿਲਾ ਵਸਤੁ ਸਿਵਾਣਿ ਕੈ ਤਾਂ ਕੀਚੈ ਵਾਪਾਰੁ ॥ (1, 1410-6)  
ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥ (5, 1220-2)  
ਬਿਨਸੇ ਕਾਚ ਕੇ ਬਿਉਹਾਰ ॥ (5, 1227-5)  
ਖੋਟੈ ਵਣਜਿ ਵਣਜਿਐ ਮਨੁ ਤਨੁ ਖੋਟਾ ਹੋਇ ॥ (1, 23-1)  
ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ (3, 570-13)  
ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ (4, 449-17)  
ਤਿਸੁ ਬਾਝੁ ਵਖਰੁ ਕੋਇ ਨ ਸੁਝੈ ਨਾਮੁ ਲੇਵਹੁ ਖਿਨੁ ਖਿਨੋ ॥ (1, 243-11)  
ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ (4, 449-18)  
ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ (1, 243-10)  
ਨੀਕੇ ਸਾਚੇ ਕੇ ਵਾਪਾਰੀ ॥ (1, 1032-17)  
ਕਾਚੀ ਸਉਦੀ ਤੋਟਾ ਆਵੈ ॥ (1, 1032-19)  
ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ (1, 1032-19)  
ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬੈਹ ਖੇਪ ਤੁਮਾਰੀ ॥ (5, 293-6)



ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥  
(ਫਰੀਦ, 1380-6)

ਕੂੜੇ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥ (3, 1062-9)

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥ (3, 570-6)

ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ (1, 243-11)

### ਵਰਣ

ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥ (ਕਬੀਰ, 1367-10)

ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥ (1, 1198-2)

ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥ (1, 1345-17)

ਖੜੀ ਬ੍ਰਾਹਮਣੁ ਸੂਦ ਬੈਸੁ ਉਧਰੈ ਸਿਮਰਿ ਚੰਡਾਲ ॥ (5, 300-13)

ਖੜੀ ਬ੍ਰਾਹਮਣੁ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ (5, 1001-13)

ਬ੍ਰਾਹਮਣੁ ਖੜੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਰਿ ਜੋ ਹਰਿ ਧਿਆਵੈ ਸੋ ਪਰਧਾਨੁ ॥ (4, 861-8)

ਬ੍ਰਾਹਮਣ ਬੈਸ ਸੂਦ ਅਰੁ ਖੜੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ  
ਤਾਰਿ ਤਾਰੇ ਕੁਲ ਦੋਇ ॥ (ਰਵਿਦਾਸ, 858-8)

### ਵਰਤ

ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ  
ਇਸਨਾਨੁ ॥ (9, 1428-14)

ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ (3, 1331-13)

ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥ (1, 1245-9)

ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ ਚਲਣੁ ਅਉਰੁ ਹੈ ਭਾਈ ਉਂਹਾ  
ਕਾਮਿ ਨ ਆਇਆ ॥ (5, 216-5)

ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ (4, 1423-3)

ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ (5, 299-4)

### ਵਰਤਾਉ

ਜੇਹਾ ਵੇਖਹਿ ਤੇਹਾ ਵੇਖ ॥ (1, 466-16)

### ਵਲ ਛਲ

ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜਾ ॥ ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ  
ਸਿਮਰੈ ਪ੍ਰਭੁ ਰੂੜਾ ॥ (5, 1221-18)

ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥ (5, 257-5)

ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕਸੁਤੁ ਤਿਨੀ ਢਾਹਿਆ ॥ (3, 85-12)

ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥  
(3, 1248-18)

ਬਲਬੰਚ ਛਪਿ ਕਰਤ ਉਪਾਵਾ ਖੇਖਤ ਸੁਨਤ ਪ੍ਰਭ ਅੰਤਰਜਾਮੀ ॥ (5, 1387-7)

ਕੁਸਮ ਬਾਸ ਬਹੁ ਰੰਗੁ ਘਣੇ ਸਭ ਮਿਥਿਆ ਬਲ ਬੰਚੁ ॥ (5, 297-15)

### ਵਲਵੰਚ

ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ  
॥ (5, 257-5)

ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ (5, 461-  
8)

ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥  
(3, 1248-18)

ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜਾ ॥ (5, 1221-18)

ਬਲਬੰਚ ਛਪਿ ਕਰਤ ਉਪਾਵਾ ਖੇਖਤ ਸੁਨਤ ਪ੍ਰਭ ਅੰਤਰਜਾਮੀ ॥ (5, 1387-7)

### ਵਾਸ਼ਨੀ ਬਾਸ ਗੰਧ

ਬਾਸਨ ਰੋਗਿ ਭਵਰੁ ਬਿਨਸਾਨੋ ॥ (5, 1140-19)

ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ (5, 708-15)

ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥ (ਕਬੀਰ, 1368-2)

### ਵਾਹ

ਨਾਨਕ ਸਤਿਗੁਰੁ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥ (4, 1421-12)

ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ (3, 515-4)

ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ (3, 514-5)

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ (3, 514-4)

ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥ (3, 515-2)

ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ (3, 515-10)  
 ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ (3, 515-1)  
 ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ  
 ॥ (3, 514-14)  
 ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ (3, 514-5)  
 ਵਾਹੁ ਵਾਹੁ ਅੰਮ੍ਰਿਤੁ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ (3, 515-19)  
 ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ (3, 515-17)  
 ਵਾਹੁ ਵਾਹੁ ਸਤਿਗੁਰੁ ਨਿਰੰਕਾਰ ਹੈ ਜਿਸੁ ਅੰਤੁ ਨ ਪਾਰਾਵਾਰੁ ॥ (4, 1421-11)  
 ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ (4, 1421-8)  
 ਵਾਹੁ ਵਾਹੁ ਸਾਹਿਬ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ (3, 515-11)  
 ਵਾਹੁ ਵਾਹੁ ਗੁਰਮਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ (3, 515-13)  
 ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ (3, 515-13)  
 ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥ (3, 514-6)  
 ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ (3, 514-19)  
 ਵਾਹੁ ਵਾਹੁ ਸਹਜੇ ਗੁਣ ਰਵੀਜੈ ॥ (3, 565-9)

### ਵਾਹਗੁਰੂ ਯਾਦ ਲਿੱਖ

ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤੁ ਬਾਣੀ ॥ (5, 185-5)

### ਵਾਹਿਗੁਰ ਦੀਦਾਰ ਗੂੰਗੇ ਸੁਆਦ

ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੇ ਮਿਠਿਆਈ ਖਾਈ ॥ (4, 311-1)  
 ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੂੰਗੇ ਮਿਠਿਆਈ ॥ (1, 635-2)  
 ਗੂੰਗੇ ਮਹਾ ਅੰਮ੍ਰਿਤੁ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥ (ਨਾਮਦੇ, 657-9)  
 ਕਹੁ ਕਬੀਰ ਗੂੰਗੇ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥ (ਕਬੀਰ, 334-8)  
 ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥ (5, 801-13)  
 ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥ (ਭੀਖਨ, 659-17)  
 ਜਿਨਿ ਇਹ ਚਾਖੀ ਸੇਈ ਜਾਣੈ ਗੂੰਗੇ ਕੀ ਮਿਠਿਆਈ ॥ (4, 608-1)

### ਵਾਹਿਗੁਰ ਭੇਦ

ਨੇਤ ਨੇਤ ਕਥੰਤਿ ਬੇਦਾ ॥ ਉਚ ਮੂਚ ਅਪਾਰ ਗੋਬਿੰਦਹ ॥ (5, 1359-8)

ਬੇਦ ਕਤੇਬੀ ਭੇਦੁ ਨ ਜਾਤਾ ॥ (1, 1021-16)

### ਵਾਹਿਗੁਰੂ ਅਜੋਨੀ

ਸੇ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥ (5, 1136-6)

ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥ (1, 597-5)

ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ (5, 1095-6)

ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੇ ਰੇ ॥ (ਕਬਰਿ, 339-1)

### ਵਾਹਿਗੁਰੂ ਅਲਿਪਤ

ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ (5, 547-9)

ਸਭ ਕੈ ਮਧੇ ਅਲਿਪਤ ਨਿਰਬਾਣੇ ॥ (5, 102-12)

ਸਦਾ ਅਲਿਪਤੁ ਜੀਆ ਕਾ ਦਾਤਾ ਕੇ ਵਿਰਲਾ ਆਪੁ ਪਛਾਣੈ ਜੀਉ ॥ (5, 106-17)

### ਵਾਹਿਗੁਰੂ ਆਪ ਆਪੇ

ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ (1, 1021-11)

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ (4, 348-6)

ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੋਬਾਲੁ ॥ (1, 85-4)

ਆਪੇ ਸਸਿ ਸੂਰਾ ਪੂਰੇ ਪੂਰਾ ॥ (1, 1020-14)

ਆਪੇ ਜਲੁ ਆਪ ਹੀ ਤਰੰਗਾ ॥ (5, 803-13)

ਆਪੇ ਗਊ ਆਪੇ ਰਖਵਾਲਾ ॥ (3, 1021-4)

ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ (1, 1020-17)

ਆਪੇ ਮਛਲੀ ਆਪੇ ਜਾਲਾ ॥ (1, 1021-3)

ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ (4, 699-17)

ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ (5, 1083-5)

ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥ (3, 912-1)

ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ (1, 23-10)

ਤੂੰ ਸੂਤੁ ਮਣੀਏ ਭੀ ਤੂੰ ਹੈ ॥ ਤੂੰ ਗੰਠੀ ਮੇਰੁ ਸਿਰਿ ਤੂੰ ਹੈ ॥ (5, 102-16)

ਤੂੰ ਪੇਡੁ ਸਾਖ ਤੇਰੀ ਫੂਲੀ ॥ (5, 102-15)

ਪ੍ਰਵਣੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥ (1, 23-14)

ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ (5, 102-18)

ਆਪੇ ਮਾਛੀ ਮਛਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥ (1, 23-12)

### ਵਾਹਿਗੁਰੂ ਇਕ ਹੋਰ ਨਹੀਂ

ਏਕੋ ਵਰਤੈ ਅਵਰੁ ਨ ਕੋਇ ॥ (3, 842-13)

ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ (5, 1001-4)

ਏਕੋ ਅਲਹੁ ਪਾਰਬ੍ਰਹਮ ॥ (5, 897-6)

ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ (3, 842-13)

ਏਕਸ ਬਿਨੁ ਨਾਹੀ ਕੋ ਦੂਜਾ ॥ (5, 805-11)

ਤਿਸ ਤੇ ਦੂਜਾ ਨਾਹੀ ਕੋਇ ॥ ਤਿਸ ਦੀ ਕੀਮਤਿ ਕਿਕੂ ਹੋਇ ॥ (3, 797-4)

ਏਕਸੁ ਤੇ ਸਭੁ ਦੂਜਾ ਹੂਆ ॥ (3, 842-7)

ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ (3, 36-5)

ਪ੍ਰਭ ਏਕ ਤੂੰ ਹੀ ਏਕ ਤੂਹੀ ॥ (5, 1272-13)

ਮੈ ਹੋਰੁ ਨ ਕੋਈ ਤੁਧੈ ਜੇਹਾ ॥ (3, 112-18)

ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥ (5, 534-19)

ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ (3, 510-17)

ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥ (5, 1218-13)

ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ (4, 448-10)

ਤੂੰ ਏਕੋ ਸਾਹਿਬੁ ਅਵਰੁ ਨ ਹੋਰਿ ॥ (5, 563-18)

ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥ (1, 9-19)

ਦੂਸਰ ਹੋਇ ਤ ਸੋਝੀ ਪਾਇ ॥ (5, 294-17)

ਦੂਸਰ ਹੋਆ ਨਾ ਕੋ ਹੋਈ ॥ (5, 740-9)

ਤੁਧੁ ਜੇਵਡੁ ਮੈ ਹੋਰੁ ਨ ਕੋਈ ॥ (3, 112-19)

ਏਕ ਰੂਪ ਸਗਲੋ ਪਾਸਾਰਾ ॥ (5, 803-11)

ਦੂਜਾ ਹੋਇ ਤ ਸੋਝੀ ਪਾਇ ॥ (3, 797-3)

### ਵਾਹਿਗੁਰੂ ਸੱਭ ਵਿਚ

ਗੁਰ ਗੋਵਿੰਦੁ ਗੋਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥ (4, 442-18)

ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥ (ਫਰੀਦ, 1381-17)

ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥ ਜਾ ਕਾਰਨਿ ਤੂੰ ਬਾਂਗ ਦੇਹਿ ਦਿਲ  
ਭੀਤਰਿ ਜੋਇ ॥ (ਕਬੀਰ, 1374-8)

ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥ (5, 259-16)

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਉਚ ਨੀਚ ਮਹਿ ਜੋਤਿ ਸਮਾਣੀ ਘਟਿ  
ਘਟਿ ਮਾਧਉ ਜੀਆ ॥ (5, 617-3)

ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ  
ਨਿਵਾਸੁ ॥ (9, 1427-5)

ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥ (ਨਾਮਦੇਉ, 1252-16)

ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ (1, 1109-10)

ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਹਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ  
॥ (9, 1427-16)

ਗੁਰੂ ਸਿਖ ਸਿਖ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ (4, 444-8)

ਨਾਨਕ ਗੁਰੂ ਗੋਵਿੰਦੁ ਜਿਸੁ ਤੂਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥ (5, 888-16)

ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ ਸਭੈ ਸਾਝੀਵਾਲ ਸਦਾਇਨਿ ਤੂੰ ਕਿਸੈ ਨ  
ਦਿਸਹਿ ਬਾਹਰਾ ਜੀਉ ॥ (5, 97-7)

ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥ (4, 1177-15)

ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ (ਨਾਮਦੇਉ, 485-4)

ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦੁ ਬਿਨੁ ਨਹੀ ਕੋਈ ॥ (ਨਾਮਦੇਉ, 485-3)

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ (1, 685-17)

ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ (4, 1326-3)

ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥ (2, 1237-19)

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ  
ਮਾਨੁ ॥ (9, 1428-11)

ਸੁਖੁ ਦੁਖੁ ਰਹਤ ਸਦ ਨਿਰਲੇਪੀ ਜਾ ਕੋ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ  
ਦਰਪਨਿ ਨਿਆਈ ॥ (9, 632-14)

ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੈ ਨਿਰੰਤਰਿ ਘਟ ਹੀ  
ਖੋਜਹੁ ਭਾਈ ॥ (9, 684-16)

ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥ (ਨਾਮਦੇਵ, 988-16)

ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ (5, 102-7)

ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥ (ਨਾਮਦੇਉ, 485-7)

ਅਵਲਿ ਅਲਹ ਨੂਰ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ  
ਭਲੇ ਕੇ ਮੰਦੇ ॥ (ਕਬੀਰ, 1349-18)

ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ  
ਠਉਰ ਮੁਕਾਮਾ ॥ (ਕਬੀਰ, 1349-13)

### ਵਾਹਿਗੁਰੂ ਸਜਣ ਸਖਾ ਸਹਾਈ

ਮੀਤ ਸਾਜਨ ਭਰਵਾਸਾ ਤੇਰਾ ॥ (5, 1349-5)

ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ (5, 1349-4)

ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ (5, 44-4)

ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥ (5, 186-8)

ਮੇਰੇ ਮਨ ਏਕਸ ਸਿਉ ਚਿਤੁ ਲਾਇ ॥ (5, 44-6)

ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ ॥ (3, 118-7)

### ਵਾਹਿਗੁਰੂ ਸੂਖਮ ਅਸਥੂਲ

ਆਪਹਿ ਸੂਖਮ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥ (5, 250-10)

ਆਪਹਿ ਸੂਖਮ ਆਪਹਿ ਅਸਥੂਲ ॥ (5, 1236-7)

ਤੂੰ ਸੂਖਮੁ ਹੋਆ ਅਸਥੂਲੀ ॥ (5, 102-15)

### ਵਾਹਿਗੁਰੂ ਕਰਤਾ

ਆਪੇ ਆਪੁ ਉਪਾਇ ਨਿਰਾਲਾ ॥ (1, 1036-9)

ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ (1, 1036-12)

ਸੂਰਜ ਚੰਦੁ ਕਰਹਿ ਉਜੀਆਰਾ ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥ (ਕਬੀਰ, 329-5)

ਖਿਨ ਮਹਿ ਧਾਪਿ ਉਥਾਪਨਹਾਰਾ ॥ (5, 108-12)

ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ (1, 1036-6)

ਆਪੇ ਕਰਤਾ ਆਪੇ ਭੁਗਤਾ ॥ (1, 1035-5)

ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ ਬੂਝੈ ਬੂਝਨਹਾਰੁ ਸਭਾਗਾ ॥ (ਕਬੀਰ, 329-4)

ਕਰਨ ਕਰਾਵਨ ਆਪਿ ॥ (5, 896-9)

ਤੁਮ ਹੀ ਕਾਰਨ ਕਰਨ ॥ (5, 896-15)

ਆਪਿ ਉਪਾਏ ਆਪਿ ਖਪਾਏ ॥ (1, 1020-11)

ਕਾਰਨ ਕਰਨ ਕਹੀਮ ॥ (5, 896-19)

ਓਇ ਜੁ ਦੀਸਹਿ ਅੰਬਰ ਤਾਰੇ ॥ ਕਿਨਿ ਓਇ ਚੀਤੇ ਚੀਤਨਹਾਰੇ ॥ (ਕਬੀਰ, 329-3)

ਮਉਲਾ ਖੇਲ ਕਰੇ ਸਭਿ ਆਪੇ ॥ (5, 1020-6)

ਕਰਿ ਕਰਿ ਵੇਖੇ ਕੀਤਾ ਆਪਣਾ ਕਰਣੀ ਕਾਰ ਕਰਾਇਦਾ ॥ (1, 1035-7)

ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ (1, 1035-8)

### ਵਾਹਿਗੁਰੂ ਕਲਾਧਾਰ

ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜਨੁ ਪਰਤਖੁ ਹਰਿ ॥ (ਸਵਈਏ ਮਹਲੇ ਪੰਜਵੇ ਕੇ, 1409-10)

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ (ਸਵਈਏ ਮਹਲੇ ਤੀਜੇ ਕੇ, 1395-5)

ਜੋਤਿ ਰੂਪਿ ਹਰਿ ਆਪਿ ਗੁਰੁ ਨਾਨਕੁ ਕਹਾਯਉ ॥ (ਸਵਈਏ ਮਹਲੇ ਪੰਜਵੇ ਕੇ, 1408-9)

ਮਿਲਿ ਨਾਨਕ ਅੰਗਦ ਅਮਰ ਗੁਰੁ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ (ਸਵਈਏ ਮਹਲੇ ਪੰਜਵੇ ਕੇ, 1409-13)

### ਵਾਹਿਗੁਰੂ ਕਿਦਾਂ ਯਾਦ ਕਰੀਏ

ਜਿਉ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥ (5, 629-8)

ਚਾਤ੍ਰਕੁ ਜਾਚੈ ਬੁੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ (5, 454-6)

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥ (5, 838-8)

ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸਨਾਨੁ ॥ ਇਸਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ (ਸਵਈਏ ਮਹਲੇ ਚਉਥੇ ਕੇ, 1402-5)

ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥ (5, 613-9)

ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥ 212 ॥ ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਰਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥ 212 ॥ (5, 1325-19)

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ (4, 688-4)

ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਆਰੀ ਜੂਏ ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਹਨੁ ਜੀਵੈ ਹਰਿ ਧਿਆਇ ॥ (5, 1180-7)

ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥ (5, 629-9)

ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ (ਕਬੀਰ, 1373-5)

ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨ ॥ (9, 1426-6)

ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕਉਲਾਰ ॥ ਮਾਤਾ ਬਾਰਿਕ ਦੇਖਿ ਅਨ ਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥ ਸਿੰਘ ਰੁਚੈ ਸਦ ਭੋਜਨੁ ਮਾਸ ॥ ਰਣੁ ਦੇਖਿ ਸੂਰੇ ਚਿਤ



ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ ॥ (5, 1180-9)

ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥ (5, 629-6)

ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ  
ਐਸੇ ਹਿਤਕਾਰੀ ॥ (5, 613-7)

ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ  
ਡੇਰੀ ਰਾਖੀਅਲੇ ॥ 1 ॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥ 1 ॥  
ਰਹਾਉ ॥ ਆਨੀਲੇ ਕੁੰਭੁ ਭਰਾਈਲੇ ਉਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ  
ਹੈ ਚੀਤੁ ਸੁ ਗਾਗਰਿ ਰਾਖੀਅਲੇ ॥ (ਨਾਮਦੇਉ , 972-13)

ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥ (5, 629-6)

### ਵਾਹਿਗੁਰੂ ਗੁਪਤ ਪਰਗਟ

ਤੂੰ ਗੁਪਤੁ ਪਰਗਟ ਪ੍ਰਭ ਆਪੇ ॥ (5, 102-19)

ਆਪ ਹੀ ਗੁਪਤ ਆਪਿ ਪਰਗਟਨਾ ॥ (5, 803-17)

ਤੂ ਆਪੇ ਗੁਪਤਾ ਆਪੇ ਪਰਗਟ ਆਪੇ ਸਭਿ ਰੰਗ ਮਾਣੈ ॥ (1, 946-16)

ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥ (5, 387-17)

### ਵਾਹਿਗੁਰੂ ਘਦਿ ਸਾਧਨਾ

ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ ਸੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ  
ਪਇਆ ਤਉ ਸਰਣੀ ॥ (5, 964-5)

ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ (4, 313-2)

ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥ (5, 459-8)

ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ (5, 459-8)

ਹਿਰਦੈ ਜਪਉ ਨੇਤ੍ਰੁ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥ ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ  
ਹਰਿ ਗੁਣ ਗਾਏ ॥ (5, 1204-19)

ਕਬੀਰ ਕੇਸੇ ਕੇਸੇ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੇ ਪਕਿਾਰ ॥  
(ਕਬੀਰ, 1376-11)

ਉਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥ (5, 386-7)

ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ (5, 189-9)

ਕਹੁ ਕਬੀਰ ਜਾਨੈਗਾ ਸੋਇ ॥ ਹਿਰਦੈ ਰਾਮੁ ਮੁਖਿ ਰਾਮੈ ਹੋਇ ॥ (ਕਬੀਰ, 329-5)

ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ  
ਨਿਬਹਿਆ ਸਾਥ ॥ (ਕਬੀਰ, 1376-3)

ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ (5, 386-13)  
 ਜਿਸ ਨੇ ਤੇਰੀ ਮਿਹਰ ਸੁ ਤੇਰੀ ਬੰਦਿਗੀ ॥ (5, 961-16)  
 ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥ (3, 724-8)  
 ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ (1, 19-2)  
 ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ (1, 1168-7)  
 ਅੰਤਰਿ ਗੁਰੂ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇੜੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ  
 ॥ (5, 517-14)  
 ਆਤਮਾ ਪਰਾਤਮਾ ਏਕੋ ਕਰੈ ॥ (1, 661-11)  
 ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ  
 ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥ (ਰਵਿਦਾਸ, 694-9)  
 ਸੁਆਮੀ ਕੇ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ  
 ਮਨਿ ਹੁਇ ਇਕ ਚਿਤਿ ॥ (9, 1428-12)  
 ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥ (ਕਬੀਰ, 324-12)  
 ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ  
 ਨਿਰਾਸ ਜਮਾਵਹੁ ॥ (1, 728-4)  
 ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ (5, 532-9)  
 ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ (5, 897-5)  
 ਕਰਨਿ ਹਰਿ ਜਸੁ ਨੇੜੁ ਦਰਸਨੁ ਰਸਨਿ ਹਰਿ ਗੁਨ ਗਾਉ ॥ (5, 988-7)  
 ਸਤਿਗੁਰ ਕੀ ਮੂਰਤਿਹਿਰਦੈ ਚਸਾਏ ॥ (1, 661-15)

### ਵਾਹਿਗੁਰੂ ਜਨਮ ਮਰਨ ਤੋਂ ਰਹਿਤ

ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥ (5, 1096-3)  
 ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸਰਜ ਰੂਪੰ ਰਹੰਤ ਜਨਮੰ ॥ (5, 1359-7)  
 ਜਨਮ ਮਰਣ ਤੇ ਰਹਤ ਨਾਰਾਇਣ ॥ (5, 1136-5)  
 ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ (4, 448-9)  
 ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ (1, 1038-15)

### ਵਾਹਿਗੁਰੂ ਦਰ ਵਰਤਦਾ

ਤੇਰੈ ਘਰਿ ਸਦਾ ਸਦਾ ਹੈ ਨਿਆਉ ॥ (5, 376-4)  
 ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥ (4, 308-15)

ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ (5, 373-9)

ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ (4, 316-3)

### ਵਾਹਿਗੁਰੂ ਦੀਦਾਰ

ਜਿਨਿ ਹਰਿ ਪਾਇਓ ਤਿਨਹਿ ਛੁਪਾਇਓ ॥ (ਨਾਮਦੇਉ, 718-12)

ਲੋਗਨ ਰਾਮੁ ਖਿਲਉਨਾ ਜਾਨਾਂ ॥ (ਕਬੀਰ, 1158-15)

ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ ਏ ਮਾਣਸ ਜਾਣਿਹ ਦੂਰਿ ਤੂ ਵਰਤਹਿ ਜਾਹਰਾ ॥ (5, 1096-1)

ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ (5, 455-10)

ਹੈ ਤਉ ਸਹੀ ਲਖੈ ਜਉ ਕੋਈ ॥ ਤਬ ਓਹੀ ਉਹੁ ਏਹੁ ਨ ਹੋਈ ॥ (ਕਬੀਰ, 342-16)

ਉਹਾਂ ਤਉ ਜਾਈਐ ਜਉ ਈਹਾਂ ਨ ਹੋਇ ॥ (ਰਾਮਾਨ ਦ, 1195-14)

ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੇ ਸੁਆਮੀ ਬੀਠਲੁ ਐਸਾ ॥ (ਨਾਮਦੇਵ, 1318-18)

ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥ (5, 397-7)

ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ (3, 593-17)

ਐਸੇ ਰਾਮ ਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥ (ਨਾਮਦੇਵ, 1318-17)

### ਵਾਹਿਗੁਰੂ ਨਾਲ ਨੇੜੇ

ਸੇ ਪ੍ਰਭੁ ਨੇਰੈ ਹੂ ਤੇ ਨੇਰੈ ॥ (5, 530-13)

ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ (3, 429-1)

ਸੁਨਤ ਪੇਖਤ ਸੰਗਿ ਸਭ ਕੈ ਪ੍ਰਭੁ ਨੇਰਹੂ ਤੇ ਨੇਰੇ ॥ (5, 547-7)

ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥ (5, 405-8)

ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥ (5, 1096-1)

ਦੀਨ ਦਇਆਲ ਕਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥ (5, 612-8)

ਸੰਗਿ ਸਹਾਈ ਜਹ ਹਉ ਜਾਈ ॥ (5, 1340-8)

ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥ (5, 259-17)

ਘਟ ਘਟ ਅੰਤਰਿ ਵਰਤੈ ਨੇਰਾ ॥ (5, 106-16)

### ਵਾਹਿਗੁਰੂ ਨਿਰਗੁਣ ਸੇਗੁਣ

ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਣ ਤੇ ਸਰਗੁਣ ਦ੍ਰਿਸਟਾਰੰ ॥ (5, 250-14)

ਤੂੰ ਨਿਰਗੁਣ ਤੂੰ ਸਰਗੁਣੀ ॥ (5, 211-7)

ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥ (5, 98-2)

ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥ (5, 250-11)

### ਵਾਹਿਗੁਰੂ ਪਿਆਰ

ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭ ਜਾਨਹੁ ਨੇਰੇ ॥ (5, 807-6)

ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥ (ਨਾਮਦੇ, 657-7)

ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ (5, 716-6)

ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥ (5, 253-8)

ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ (4, 776-10)

ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥ (3, 947-15)

### ਵਾਹਿਗੁਰੂ ਪੁਰਖ

ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ (4, 983-3)

ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ (3, 591-19)

ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਸੋਈ ॥ (3, 1247-7)

ਆਪੇ ਪੁਰਖੁ ਆਪੇ ਹੀ ਨਾਰੀ ॥ (1, 1020-14)

### ਵਾਹਿਗੁਰੂ ਬਾਹਰ ਲਭਣਾ

ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ (5, 102-3)

ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥ (ਫਰੀਦ, 1378-17)

ਘਰ ਹੀ ਅੰਦਰਿ ਸਾਚਾ ਸੋਈ ॥ (3, 1060-4)

ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥ (9, 632-4)

ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥ (4, 1191-12)

ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥ (9, 684-15)

ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ (5, 1002-3)

ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਨ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥ (5, 816-8)

ਬਾਹਰੁ ਭਾਲੇ ਸੁ ਕਿਆ ਲਹੈ ਵਬੁ ਘਰੈ ਅੰਦਰਿ ਭਾਈ ॥ (3, 425-16)

ਮਨ ਰੇ ਥਿਰੁ ਰਹੁ ਮਤੁ ਕਤ ਜਾਗੀ ਜੀਉ ॥ ਬਾਹਰਿ ਢੁਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ  
ਮਾਗੀ ਜੀਉ ॥ (1, 598-6)

### ਵਾਹਿਗੁਰੂ ਬੇਅੰਤ

ਓਹੁ ਅਗਮੁ ਅਗੋਚਰੁ ਏਕੰਕਾਰ ॥ (1, 1188-17)

ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ (5, 104-2)

ਨਿਰਭਉ ਨਿਰਵੈਰ ਅਥਾਹ ਅਤੋਲੇ ॥ (5, 99-6)

ਅਪਾਰ ਅਗਮ ਗੋਬਿੰਦੁ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ (5, 455-17)

ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ (4, 304-15)

ਅਗਮ ਅਗੋਚਰੁ ਵੇਪਰਵਾਹੇ ॥ (3, 1061-1)

ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥ (1, 597-4)

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ (4, 448-5)

ਅਗਮ ਅਗੋਚਰੁ ਕੀਮਤਿ ਨਹੀ ਪਾਈ ॥ (3, 1060-15)

ਅਤੁਲੁ ਕਿਉ ਤੋਲਿਆ ਜਾਇ ॥ (3, 797-3)

ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥ (3, 1333-6)

ਬੇਦ ਵਖਾਣਿ ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ (1, 1188-12)

ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੇ ਖੇਲੁ ਦਿਖਾਉ ॥ (5, 1202-16)

ਤੂ ਅਥਾਹੁ ਅਪਾਰੁ ਅਤਿ ਉਚਾ ਕੋਈ ਅਵਰੁ ਨ ਤੇਰੀ ਭਾਤੇ ॥ (5, 747-6)

ਤੂੰ ਵਡਾ ਤੂੰ ਉਚੇ ਉਚਾ ॥ ਤੂੰ ਬੇਅੰਤੁ ਅਤਿ ਮੂਚੇ ਮੂਚਾ ॥ (5, 130-18)

ਅਗਮ ਅਗੋਚਰੁ ਸਾਹਿਬੁ ਮੇਰਾ ॥ (5, 106-16)

ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥ (3, 427-10)

ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ (5, 1227-13)

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ (4, 348-6)

ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ (5, 743-3)

ਅਗਮ ਅਗੋਚਰੁ ਅਲਖ ਅਪਾਰਾ ॥ (3, 1060-17)

ਸੇ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ (4, 348-1)

ਤੂੰ ਬੇਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ (5, 379-9)

ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ (4, 448-2)

ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ (4, 720-12)

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ (4, 11-10)  
ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ (4, 1336-12)  
ਵੇਪਰਵਾਹੁ ਅਗੋਚਰੁ ਆਪਿ ॥ (5, 896-4)  
ਉਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ (5, 704-7)  
ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ  
ਪਾਰਬ੍ਰਹਮ ਬੇਅੰਤੁ ॥ (5, 894-4)

### ਵਾਹਿਗੁਰੂ ਯਾਦ ਅਰਾਧਣਾ

ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ (3, 956-10)  
ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ (5, 49-12)  
ਏਕੁ ਅਰਾਧਿ ਪਰਾਛਤ ਗਏ ॥ (5, 289-7)  
ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ (5, 814-17)  
ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥ (5, 102-9)  
ਮਨ ਬਚ ਕਮਿ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥ (5, 1220-8)  
ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥ (5, 1085-5)  
ਹਰਿ ਹਰਿ ਹਰਿ ਆਰਾਧੀਐ ॥ (5, 211-8)  
ਕਵਨ ਰੂਪੁ ਤੇਰਾ ਆਰਾਧਉ ॥ (5, 186-19)  
ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥ (5, 1425-10)  
ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ (5, 1425-1)  
ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥ (5, 519-4)  
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ  
॥ (5, 517-14)  
ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥ (5, 749-17)  
ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥ (3, 758-9)  
ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥ (5, 748-5)  
ਪ੍ਰਭ ਪੂਜਹੋ ਨਾਮੁ ਅਰਾਧਿ ॥ (5, 1304-7)  
ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥ (5, 815-19)  
ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨਕੀ ਚਿੰਦ ॥ (5, 501-15)

### ਵਾਹਿਗੁਰੂ ਯਾਦ ਸਮਾਲਣਾ

ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ (4, 235-6)  
ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥ (5, 200-18)  
ਸਾਸਿ ਸਾਸਿ ਸਮਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥ (5, 1220-17)  
ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ (5, 1077-10)  
ਸਦਾ ਸਦਾ ਹਰਿ ਨਾਮੁ ਸਮਾਰਉ ॥ (5, 386-19)  
ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥ (4, 235-1)  
ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ (5, 49-13)  
ਸਿਮਰਿ ਸਿਮਰਿ ਤਿਸੁ ਸਦਾ ਸਮਾਲੇ ॥ (5, 394-3)  
ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥ (4, 235-8)  
ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ (3, 556-4)  
ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ ਨਾਨਕ ਤੇ ਸੁਖ ਉਜਲੇ ਜਿ ਨਿਤ ਉਠਿ  
ਸੰਮਾਲੇਨਿ ॥ (4, 313-2)  
ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥ (4, 234-17)

### ਵਾਹਿਗੁਰੂ ਯਾਦ ਸਲਾਹਣਾ

ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ (5, 459-15)  
ਹਰਿ ਜਸੁ ਗਾਵਹੁ ਭਗਵਾਨ ॥ (4, 1298-1)  
ਸਹਜਿ ਸੁਭਾਇ ਨਾਨਕ ਗੁਨ ਗਾਉ ॥ (5, 289-2)  
ਰਸਕਿ ਰਸਕਿ ਹਰਿ ਕੇ ਗੁਣ ਗਾਉ ॥ (5, 1150-9)  
ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ  
ਨਿਰਮਲੁ ਕਰਿ ਲੀਜੈ ॥ (5, 747-16)  
ਰਾਮ ਰਾਮਾ ਰਾਮਾ ਗੁਨ ਗਾਵਉ ॥ (5, 387-1)  
ਹਰਿ ਗੁਣ ਗਾਵਹੁ ਮੀਤ ਹਮਾਰੇ ॥ (4, 698-12)  
ਉਠਤ ਬੈਠਤ ਸੇਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥ (5, 386-7)  
ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥ (5, 804-10)

### ਵਾਹਿਗੁਰੂ ਯਾਦ ਸਵਾਸ ਸਵਾਸ

ਦੀਨ ਦਇਆਲ ਕਿਪਾ ਨਿਧੇ ਸਾਸਿ ਸਾਸਿ ਸਮਾਰੇ ॥ (5, 813-1)  
ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥ (5, 100-6)

ਸਾਸਿ ਸਾਸਿ ਪ੍ਰਭੁ ਧਿਆਈਐ ॥ (5, 622-10)  
 ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ (5, 104-7)  
 ਸਾਸਿ ਸਾਸਿ ਹਰਿ ਧਿਆਈਐ ॥ (5, 211-13)  
 ਸਾਸਿ ਸਾਸਿ ਧਿਆਇ ਸੇ ਪ੍ਰਭੁ ਤਿਆਗਿ ਅਵਰ ਪਰੀਤਿ ॥ (5, 405-14)  
 ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥ (5, 533-10)  
 ਉਠਤ ਬੈਠਤ ਸੇਵਤ ਜਾਗਤ ਸਾਸਿ ਸਾਸਿ ਸਾਸ ਹਰਿ ਜਪਨੇ ॥ (5, 1298-11)  
 ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ (4, 1310-2)  
 ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ (5, 289-11)  
 ਸਾਸਿ ਸਾਸਿ ਹਰਿ ਨਾਮੁ ਧਿਆਈਐ ॥ (5, 106-12)  
 ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ (5, 295-5)  
 ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ (5, 747-7)  
 ਸਾਸਿ ਸਾਸਿ ਨਾਨਕੁ ਸਾਲਾਹੇ ॥ (5, 104-14)

#### ਵਾਹਿਗੁਰੂ ਯਾਦ ਸਵਾਸ ਗਰਾਸ

ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੇਈ ਸੰਤੁ  
 ॥ (5, 319-18)  
 ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ (5, 454-7)  
 ਸਾਸਿ ਗਿਰਾਸਿ ਜਪਉ ਹਰਿ ਹਰੀ ॥ (5, 1148-7)  
 ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥ (5, 289-3)  
 ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ (5, 518-18)  
 ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ (4, 313-1)

#### ਵਾਹਿਗੁਰੂ ਯਾਦ ਸਿਮਰਨ

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥ (5, 385-18)  
 ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ (5, 519-4)  
 ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥ (5, 459-1)  
 ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥ (5, 459-1)  
 ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥ (5, 98-19)  
 ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ  
 ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥ (5, 829-11)



ਸਿਮਰਹਿ ਬਨ ਪਰਬਤ ਅਉਧੁਤਾ ॥ (5, 1079-4)  
 ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ  
 ਸਿਮਰੈ ਸਗਲ ਉਪਾਰਜਨਾ ॥ (5, 1078-19)  
 ਸਿਮਰਨ ਰਾਮ ਕੋ ਇਕੁ ਨਾਮ ॥ (5, 1221-13)  
 ਸਿਮਰਹਿ ਖੰਡ ਦੀਪ ਸਭਿ ਲੋਆ ॥ (5, 1079-1)  
 ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ (5, 1079-2)  
 ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ (5, 262-10)  
 ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ (5, 262-10)  
 ਸਿਮਰਹਿ ਦੇਵਤੇ ਕੋੜਿ ਤੇਤੀਸਾ ॥ (5, 1079-3)  
 ਸਿਮਰਹਿ ਪਸੁ ਪੰਖੀ ਸਭਿ ਭੂਤਾ ॥ (5, 1079-4)  
 ਸਿਮਰਹਿ ਘੜੀ ਮੂਰਤ ਪਲ ਨਿਮਖਾ ॥ (5, 1079-8)  
 ਪਾਰਬ੍ਰਹਮ ਕਉ ਸਿਮਰਹੁ ਮਨਾਂ ॥ (5, 1303-10)  
 ਨਾਮੁ ਸਿਮਰਿ ਚਿੰਤਾ ਸਭ ਜਾਹਿ ॥ (5, 192-1)  
 ਸਿਮਰਿ ਮਨਾ ਤੂ ਸਾਚਾ ਸੋਇ ॥ ਹਲਤਿ ਪਲਤਿ ਤੁਮਰੀ ਗਤਿ ਹੋਇ ॥ (5, 1148-9)  
 ਅਗਮ ਅਗੋਚਰ ਸਦਾ ਬੇਅੰਤਾ ॥ ਸਿਮਰਿ ਮਨਾ ਪੂਰੇ ਗੁਰ ਮੰਤਾ ॥ (5, 184-6)  
 ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥ (5, 200-2)  
 ਹਰਿ ਜਨ ਸਿਮਰਹੁ ਹਿਰਦੈ ਰਾਮ ॥ (5, 702-12)

### ਵਾਹਿਗੁਰੂ ਯਾਦ ਸੇਚਣਾ

ਸਤਿਗੁਰੁ ਸੇਵੇ ਸੋ ਜੋਗੀ ਹੋਇ ॥ (1, 223-19)  
 ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥ (5, 49-1)  
 ਮੁਕਤੇ ਸੇਵੇ ਸੁਕਤਾ ਹੋਵੈ ॥ (3, 116-11)  
 ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥ (4, 313-4)  
 ਸਚੈ ਸਬਦਿ ਸਤਿਗੁਰੁ ਸੇਵੈ ॥ (3, 1044-7)  
 ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ  
 ॥ (3, 509-5)  
 ਸੇਵਕ ਸੇਵਹਿ ਸਬਦਿ ਸਲਾਹਹਿ ॥ (3, 1057-3)  
 ਸਤਿਗੁਰੁ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥ (3, 1060-9)  
 ਦੂਜੈ ਭਾਇ ਨ ਸੇਵਿਆ ਜਾਇ ॥ (3, 161-11)  
 ਜਨ ਨਾਨਕ ਜਿਨ ਕਉ ਕਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥ (4, 313-5)

ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥ (5, 211-12)

### ਵਾਹਿਗੁਰੂ ਯਾਦ ਕੀਰਤਨ

ਕੀਰਤਨ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥ (5, 1357-2)

ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੇ ਦੁਆਰੇ ॥ (1, 567-3)

ਕੀਰਤਨ ਨਾਮੁ ਸਿਮਰਤ ਕਹਉ ਜਬ ਲਗੁ ਘਟਿ ਸਾਸੁ ॥ (5, 818-11)

ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ (5, 805-16)

ਸਾਧਸੰਗਿ ਹਰਿ ਕੀਰਤਨੁ ਗਾਈਐ ॥ (5, 283-8)

ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ (5, 1298-15)

ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ (5, 386-9)

ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥ (5, 385-14)

ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ (5, 897-16)

### ਵਾਹਿਗੁਰੂ ਯਾਦ ਗਾਉਣਾ

ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੇ ਮਨਿ ਭਾਵੈ ॥ (5, 100-9)

ਮਨ ਰਾਮ ਨਾਮ ਗੁਨ ਗਾਈਐ ॥ (5, 211-12)

ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹੁ ਗੁਣ ਅਗਮ ਅਪਾਰੇ ॥ (5, 104-15)

### ਵਾਹਿਗੁਰੂ ਯਾਦ ਚੇਤਣਾ

ਨ ਬੀਚਾਰਿਓ ਰਾਜਾ ਰਾਮ ਕੇ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥ (ਰਵਿਦਾਸ, 658-10)

ਚੀਨਤ ਚੀਤੁ ਨਿਰੰਜਨ ਲਾਇਆ ॥ ਕਹੁ ਕਬੀਰ ਤੋ ਅਨਭਉ ਪਾਇਆ ॥ (ਕਬੀਰ, 328-19)

ਜਿਸੁ ਚਿਤਿ ਆਏ ਬਿਨਸਹਿ ਦੁਖਾ ॥ (5, 896-5)

ਮਨ ਬਚ ਕਮਿ ਰਾਮ ਨਾਮੁ ਚਿਤਾਰੀ ॥ (5, 916-13)

ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ (5, 397-13)

ਚਰਨ ਕਮਲ ਸਿਉ ਲਾਈਐ ਚੀਤਾ ॥ (5, 805-1)

ਸਗਲ ਸੁਖ ਜਾਂ ਤੂੰ ਚਿਤਿ ਆਂਵੈਂ ॥ (5, 385-19)

ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥ (1, 1030-12)

ਚਲਤ ਬੈਸਤ ਸੇਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ (5, 1006-19)

ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥ (3, 1247-6)

ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ (3, 1048-10)

ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥ (5, 395-2)

### ਵਾਹਿਗੁਰੂ ਯਾਦ ਜੱਸ

ਜਾ ਕਉ ਕਿਪਾ ਕਰਹੁ ਪ੍ਰਭ ਮੇਰੇ ਸੇ ਹਰਿ ਕਾ ਜਸੁ ਗਾਵੈ ॥ (5, 1221-8)

ਰਸਨਾ ਰਾਮ ਨਾਮ ਜਸੁ ਕਹੀਐ ॥ (5, 200-13)

ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ (5, 863-14)

ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ (5, 405-16)

ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ (4, 799-14)

ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥ (5, 716-11)

ਹਰਿ ਜਸੁ ਗਾਵਹੁ ਭਗਵਾਨ ॥ (4, 1298-1)

ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥ (5, 979-11)

ਜੇ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੁਰਿ ॥ (5, 716-14)

### ਵਾਹਿਗੁਰੂ ਯਾਦ ਜਾਪ

ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ (5, 813-18)

ਸੇ ਜਪੁ ਸੇ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ (4, 720-11)

ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥ (5, 813-13)

ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥ (5, 519-3)

ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥ (5, 814-11)

ਬਿਨੁ ਜਿਹਵਾ ਜੇ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥ (1, 1256-10)

ਜਪਿ ਮਨ ਰਾਮ ਨਾਮ ਪਰਗਾਸ ॥ (4, 1295-4)

ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗ ਗੁਰ ਕਾ ਸਬਦੁ ਨ ਕਮਾਹੀ ॥ (3, 1060-7)

ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥ ਇਕ ਦਿਨ ਸੇਵਨੁ ਹੋਇ ਗੋ ਲਾਂਬੇ ਗੋਡ ਪਸਾਰਿ ॥ (ਕਬੀਰ, 1371-7)

ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਪ੍ਰਿਗੁ ਜੀਵਾਸੁ ॥ (3, 86-3)

ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥ (5, 405-15)

ਜਪਿ ਅੰਮ੍ਰਿਤ ਨਾਮੁ ਸੰਤ ਸੰਗਿ ਮੇਲਾ ॥ (5, 107-12)

ਰਸਨਾ ਜਪਿ ਜਪਿ ਜੀਵੈ ਸੁਆਮੀ ॥ (5, 107-18)

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ (4, 720-10)

ਜਪੁ ਤਪੁ ਸੰਜਮੁ ਨਾਮੁ ਸਮਾਲਿਆ ॥ (5, 1348-18)  
 ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ (3, 1247-16)  
 ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ (4, 720-6)  
 ਸਹਜੇ ਚੂਪ ਸਹਜੇ ਹੀ ਜਪਨਾ ॥ (5, 236-18)  
 ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ (5, 289-1)  
 ਜਪਿ ਮਨ ਰਾਮ ਨਾਮੁ ਰਸਨਾ ॥ (4, 799-1)  
 ਮੇਰੇ ਮਨ ਜਪਿ ਨਰਹਰ ਨਾਮ ਨਰਹਰਾ ॥ (4, 799-13)  
 ਗੁਰ ਉਪਦੇਸਿ ਜਪੀਐ ਮਨਿ ਸਾਚਾ ॥ (5, 1077-11)  
 ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ (5, 519-17)  
 ਸੋ ਨਾਮੁ ਜਪੈ ਜੋ ਜਨ ਤੁਧੁ ਭਾਵੈ ॥ (5, 386-1)  
 ਹਰਿ ਕੋ ਨਾਮੁ ਜਪੀਐ ਨੀਤਿ ॥ (5, 405-13)  
 ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥ (5, 386-1)  
 ਮਨ ਮਹਿ ਰਾਮ ਨਾਮਾ ਜਾਪਿ ॥ (5, 405-18)  
 ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ (1, 878-5)  
 ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ (5, 716-6)  
 ਰੈਣਿ ਦਿਨਸੁ ਜਪਉ ਹਰਿ ਨਾਉ ॥ (5, 893-4)  
 ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ (5, 44-13)  
 ਹਿਰਦੈ ਜਪਿ ਪਰਮਾਨ ਦ ॥ (5, 894-19)  
 ਕਾਰੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ ਨਾਹੀ ਮਨੁ ਅਪਨਾ ॥ (ਨਾਮਦੇਉ, 485-19)  
 ਹਰਿ ਜਪਦਿਆ ਖਿਨੁ ਟਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ (4, 540-15)  
 ਮਨ ਮਾਹਿ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ (5, 896-7)  
 ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਉਚ ਜਾ ਕਾ ਪਰਤਾਪੁ ॥ (5, 896-12)  
 ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥ (5, 747-18)  
 ਰਾਮ ਕੋ ਨਾਮੁ ਜਪਉ ਦਿਨ ਰਾਤੀ ॥ (ਨਾਮਦੇਉ, 485-14)  
 ਜਪਿ ਮਨ ਪਰਮੇਸੁਰੁ ਪਰਧਾਨੁ ॥ (4, 1337-11)  
 ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥ (5, 405-6)  
 ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ (5, 961-9)

ਸੰਤ ਪ੍ਰਸਾਦਿ ਹਰਿ ਜਾਪੀਐ ॥ (5, 211-14)  
ਅਜਪਾ ਜਾਪੁ ਜਪੈ ਮੁਖਿ ਨਾਮ ॥ (1, 840-10)  
ਰਸਨਾ ਜਪੀਐ ਏਕੁ ਨਾਮ ॥ (5, 211-16)  
ਰਸਨਾ ਜਪਤੀ ਤੂਹੀ ਤੂਹੀ ॥ (5, 1215-10)  
ਆਪੇ ਸੰਜਮਿ ਵਰਤੈ ਸਾਮੀ ਆਪਿ ਜਪਾਇਹਿ ਨਾਮੁ ॥ (5, 554-2)  
ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥ (5, 386-15)  
ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥ (5, 961-18)  
ਰਾਮ ਨਾਮ ਜਪਿ ਏਕੰਕਾਰੁ ॥ (5, 185-7)  
ਕਾਰਜਿ ਕਾਮਿ ਬਾਟ ਘਾਟ ਜਪੀਜੈ ॥ (5, 386-9)

### ਵਾਹਿਗੁਰੂ ਯਾਦ ਧਾਰਨਾ

ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ (3, 1129-16)  
ਮਨ ਬਚ ਕਮਿ ਗੋਵਿੰਦ ਅਧਾਰੁ ॥ (5, 197-5)  
ਹਰਿ ਹਰੇ ਹਰਿ ਮੁਖਹੁ ਬੋਲਹਿ ਹਰਿ ਹਰੇ ਮਨਿ ਧਾਰੇ ॥ (5, 1230-4)  
ਗੁਰ ਕਾ ਸਬਦੁ ਰਿਦ ਅੰਤਰਿ ਧਾਰੇ ॥ ਪੰਚ ਜਨਾ ਸਿਉ ਸੰਗੁ ਨਿਵਾਰੇ ॥ ਦਸ ਇੰਦ੍ਰ ਕਰਿ ਰਾਖੈ ਵਾਸਿ  
॥ ਤਾ ਕੈ ਆਤਮੈ ਹੋਇ ਪਰਗਾਸੁ ॥ (5, 236-14)  
ਗੁਰ ਕੇ ਚਰਣ ਰਿਦੈ ਉਰਿ ਧਾਰਿ ॥ (5, 192-2)  
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ (5, 716-6)  
ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥ (5, 405-16)  
ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥ (5, 405-18)  
ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ (4, 698-12)  
ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੂਖ ਦਰਦ ਰੋਗ ਸਗਲ ਬਿਦਾਰਿਆ ॥ (5, 195-15)

### ਵਾਹਿਗੁਰੂ ਯਾਦ ਧਿਆਣਾ

ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ (5, 394-2)  
ਮਨ ਤਨ ਅੰਤਰਿ ਤੁਹੀ ਧਿਆਇਆ ॥ (5, 181-18)  
ਊਠਤ ਬੈਠਤ ਸੇਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥ (5, 386-7)  
ਪਾਰਬ੍ਰਹਮ ਪਰਮੇਸੁਰੁ ਧਿਆਈਐ ॥ ਗੁਰ ਪੂਰੇ ਤੇ ਇਹ ਮਤਿ ਪਾਈਐ ॥ (5, 184-4)  
ਮਨ ਮੇਰੇ ਏਕੋ ਨਾਮੁ ਧਿਆਇ ॥ (5, 45-15)

ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥ (5, 1208-7)  
 ਦੀਸਹਿ ਸਭ ਮਹਿ ਸਭਤੇ ਰਹਤੇ ॥ ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥ (5, 181-11)  
 ਸਦ ਧਿਆਨੀ ਜਿਸੁ ਗੁਰਹਿ ਰੰਗੁ ॥ (5, 1180-16)  
 ਗੁਰੁ ਗੁਰੁ ਜਪੀ ਗੁਰੁ ਗੁਰੁ ਧਿਆਈ ॥ (5, 396-9)  
 ਮਨ ਬਚ ਕਮਿ ਪ੍ਰਭੁ ਅਪਨਾ ਧਿਆਈ ॥ (5, 200-9)  
 ਅਨ ਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥ (5, 896-18)  
 ਮੇਰੇ ਮਨ ਧਿਆਇ ਹਰਿ ਹਰਿ ਨਾਉ ॥ (5, 405-8)  
 ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ (5, 44-11)  
 ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥ (4, 540-17)  
 ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੇ ਧਿਆਏ ਪੂਰਾ ਜਿਸੁ ਕਰਮੁ ॥ (5, 893-11)  
 ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥ (5, 1180-6)  
 ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੁ ਨਾਲਿ ਧਿਆਨੁ ॥ (4, 734-13)  
 ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥ (5, 398-17)  
 ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥ (5, 1180-8)  
 ਪਾਰਬ੍ਰਹਮ ਸਿਉ ਲਾਗੇ ਧਿਆਨ ॥ ਪੂਰਨ ਪੂਰਿ ਰਹਿਓ ਨਿਰਬਾਨ ॥ (5, 1148-12)  
 ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਉਪਰਿ ਨਾਮੁ  
 ਅਚਾਰੁ ॥ (5, 405-9)  
 ਮਨ ਤਨ ਅੰਤਰਿ ਤੁਝੈ ਧਿਆਈ ॥ (5, 386-5)  
 ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੇ ਪ੍ਰਭੁ ਧਿਆਈਐ ॥ (5, 704-  
 12)  
 ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ (4, 690-18)  
 ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ  
 ਬ੍ਰਿਥ ਨ ਕੋਈ ॥ (5, 611-10)  
 ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥ (3, 1247-7)  
 ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ (5, 1121-10)  
 ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁਦਾਨੁ ਮੋਹਿ ਕਰਣਾ ਜੀਉ ॥ (5, 100-3)  
 ਜੇ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮ ਗਤਿ ਪਾਵੈ ॥ (5, 197-18)  
 ਭਾਈ ਰੇ ਇਕ ਮਨਿ ਨਾਮੁ ਧਿਆਇ ॥ (3, 31-10)  
 ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ (5, 99-8)

ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ (5, 1077-16)  
ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ (5, 195-5)  
ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ (3, 1154-3)  
ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥ (4, 234-19)  
ਗੁਰ ਮੂਰਤਿ ਸਿਉ ਲਾਇ ਧਿਆਨੁ ॥ ਈਹਾ ਊਹਾ ਪਾਵਹਿ ਮਾਨੁ ॥ (5, 192-3)  
ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ (5, 704-13)  
ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ ਅੰਤਰਗਤਿ ਧਿਆਨੇ ॥ (1, 1030-2)  
ਮਨ ਬਚ ਕਮਿ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਇ ॥ (5, 760-6)  
ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ (4, 40-5)

### ਵਾਹਿਗੁਰੂ ਯਾਦ ਪੂਜਾ

ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ (5, 519-12)  
ਆਪ ਹੀ ਮੰਦਰੁ ਆਪਹਿ ਸੇਵਾ ॥ ਆਪ ਹੀ ਪੂਜਾਰੀ ਆਪ ਹੀ ਦੇਵਾ ॥ (5, 803-13)  
ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥ (ਕਬੀਰ, 1158-17)  
ਵਡੈ ਭਾਗਿ ਪੂਜ ਗੁਰ ਚਰਨਾ ॥ (5, 395-19)  
ਹਰਿ ਕੀ ਪੂਜਾ ਦੁਲ ਭ ਹੈ ਸੰਤਹੁ ਕਹਣਾ ਕਛੁ ਨ ਜਾਈ ॥ (3, 910-5)  
ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ (5, 285-12)

### ਵਾਹਿਗੁਰੂ ਯਾਦ ਬਲਿਹਾਰਨੇ

ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ (5, 1117-8)  
ਹਉ ਬਲਿਹਾਰੀ ਸਤਿਗੁਰ ਪੂਰੇ ॥ (5, 99-3)  
ਖੰਨੀਐ ਵੰਞਾ ਦਰਸਨ ਤੇਰੇ ॥ (5, 1117-11)  
ਅਨਿਕ ਬਾਰ ਨਾਨਕ ਬਲਿਹਾਰਾ ॥ (5, 195-16)  
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥ (1, 462-19)  
ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥ (5, 528-19)  
ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥ (5, 988-8)  
ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥ (1, 1168-15)  
ਵਾਰਨੇ ਜਾਉ ਕਮਲਾ ਪਤੀ ॥ (ਤ੍ਰਿਲੋਚਨ, 165-10)  
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ (4, 174-6)

ਬਾਰਨੈ ਬਲਿਹਾਰਨੈ ਲਖ ਬਰੀਆ ॥ (5, 211-5)

ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥ (3, 1221-8)

ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥ (5, 1117-10)

ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥ (5, 49-3)

### ਵਾਹਿਗੁਰੂ ਯਾਦ ਬਲਿਣਾ

ਸੰਤਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥ (5, 865-4)

ਗਹੁਜ ਕਥਾ ਇਹ ਗੁਰ ਤੇ ਜਾਣੀ ॥ ਨਾਨਕੁ ਬੋਲੈ ਹਰਿ ਹਰਿ ਬਾਣੀ ॥ (5, 739-14)

ਰਸਨਾ ਗੀਧੀ ਬੋਲਤ ਰਾਮ ॥ (5, 195-16)

ਰਾਮ ਨਾਮੁ ਗੁਰ ਬਚਨੀ ਬੋਲਹੁ ॥ (1, 1030-6)

### ਵਾਹਿਗੁਰੂ ਯਾਦ ਭਜਨ

ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥ (4, 799-17)

ਰੇ ਮਨ ਮੇਰੇ ਤੂ ਗੋਵਿੰਦ ਭਾਜੁ ॥ (5, 1138-18)

ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ (4, 799-7)

ਭਜੁ ਰਾਮੋ ਮਨਿ ਰਾਮ ॥ (4, 1297-4)

ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ (5, 1150-8)

ਭਜੁ ਗੋਬਿੰਦ ਸਭ ਛੋਡਿ ਜੰਜਾਲ ॥ (5, 805-14)

ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ (5, 48-18)

### ਵਾਹਿਗੁਰੂ ਯਾਦ ਭਲਾਣਾ ਵਾਹਿਗੁਰੂ ਨੂ

ਦੁਖ ਤਦੇ ਜਾ ਵਿਸਰਿ ਜਾਵੈ ॥ (5, 98-18)

ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ (5, 135-5)

ਇਕ ਨਿਮਖ ਨ ਵਿਸਰਹੁ ਪਰਮਾਨ ਦਾ ॥ (5, 805-3)

ਤਿਸ ਵਿਸਰਿਐ ਚੰਗਾ ਕਿਉ ਹੋਇ ॥ (1, 661-5)

ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ (5, 290-1)

ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ (5, 290-1)

ਦੁਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ (5, 813-9)

ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕੀਆ ਜਾਨੈ ॥ (5, 289-19)

ਸੋ ਕਿਉ ਬਿਸਰੈ ਜਿ ਬਿਖੁ ਤੇ ਕਾਵੈ ॥ (5, 290-2)



ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨ ਦ ॥ (5, 814-15)

### ਵਾਹਿਗੁਰੂ ਯਾਦ ਰਮਣਾ/ਰਾਵਣਾ

ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥ (5, 1228-9)

ਫਰੀਦਾ ਕਾਲੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ (ਫਰੀਦ, 1378-10)

ਰਸਨਾ ਰਮਹੁ ਰਾਮ ਗੁਣ ਨੀਤ ॥ (5, 185-4)

ਰਮਣ ਕਉ ਰਾਮ ਕੇ ਗੁਣ ਬਾਦ ॥ (5, 1224-5)

ਹਿਰਦੈ ਰਾਮੁ ਰਮਹੁ ਮੇਰੇ ਭਾਈ ॥ (3, 159-12)

ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥ (3, 756-19)

ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ (4, 41-1)

### ਵਾਹਿਗੁਰੂ ਯਾਦ ਰੋਮ ਰੋਮ

ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥ (3, 1247-7)

### ਵਾਹਿਗੁਰੂ ਯਾਦ ਲੀਨਤਾ

ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥ (1, 1256-11)

ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ (3, 756-5)

ਗਾਵਤ ਗਾਵਤ ਪਰਮ ਗਤਿ ਪਾਈ ॥ ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥ (5, 892-16)

ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ (ਰਵਿਦਾਸ, 658-17)

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ (3, 1234-7)

ਮਗਨ ਭਇਆ ਤੇ ਸੇ ਸਚੁ ਪਾਵੈ ॥ (ਕਬੀਰ, 342-3)

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥ (9, 634-2)

ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥ (5, 405-8)

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ (4, 690-10)

ਬੰਧਨ ਤੇਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ (5, 1221-7)

ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ (5, 704-13)

ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ (5, 814-8)

ਅੰਤਰਿ ਜੋਤ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ (5, 46-2)

### ਵਾਹਿਗੁਰੂ ਰਵ ਰਿਹਾ

ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ (5, 1340-8)

ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਉ ਸ੍ਰਬ ਠਾਈ ॥  
(ਕਬੀਰ, 1349-19)

ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ (ਕਬੀਰ, 1349-11)

ਏਕੋ ਰਵਿ ਰਹਿਆ ਸਭ ਠਾਈ ॥ (1, 1345-3)

ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ (5, 458-17)

ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ (5, 961-7)

ਜਲਿ ਥਲਿ ਮਹੀਅਲਿ ਰਵਿਆ ਸੋਇ ॥ (5, 1149-19)

ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ (5, 961-12)

ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ (5, 294-1)

ਜਤ ਕਤ ਦੇਖਉ ਤੇਰਾ ਵਾਸਾ ॥ (5, 1157-1)

ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥ (3, 1176-4)

ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥ (5, 535-6)

ਜਤ ਜਤ ਜਾਈਐ ਤਤ ਦ੍ਰਿਸਟਾਏ ॥ (5, 803-12)

### ਵਾਹਿਗੁਰੂ ਰੂਪ

ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ (5, 1082-10)

ਆਨ ਦ ਹਰਿ ਰੂਪੁ ਦਿਖਾਇਆ ॥ (5, 896-16)

ਰੂਪੁ ਨ ਰੇਖ ਨ ਰੰਗ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥ (5, 283-17)

ਏਕ ਰੂਪੁ ਸਗਲੇ ਪਾਸਾਰਾ ॥ (5, 803-11)

ਆਨਦ ਰੂਪੁ ਸਭੁ ਨਦਰੀ ਆਇਆ ॥ (5, 801-14)

ਆਨਦ ਰੂਪੀ ਮੇਰੇ ਰਾਮਈਆ ॥ (ਨਾਮਦੇਵ, 1351-4)

ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ (5, 1096-1)

ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ (5, 459-13)

ਜੇਹਾ ਡਿਠਾ ਮੈ ਤੇਹੋ ਕਹਿਆ ॥ (5, 97-14)

ਨਾ ਤਿਸੁ ਰੂਪੁ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ (1, 597-6)

ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ (5, 44-17)

ਜੋਤਿ ਸਰੂਪੁ ਸਦਾ ਸੁਖ ਦਾਤਾ ਸਚੇ ਸੋਭਾ ਪਾਇਦਾ ॥ (1, 1036-12)

### ਵਾਹਿਗੁਰੂ/ਵਾਹਗੁਰੂ

ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ (3, 515-13)

### ਵਾਹਿਗੁਰੂਯਾਦ ਉਸਤੱਤ ਜੱਸ

ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ (2, 1239-1)  
ਸਬਦੇ ਅਕਥੁ ਕਥੇ ਸਾਲਾਹੇ ॥ (3, 1057-4)  
ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ (5, 100-7)  
ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ (3, 1093-19)  
ਸਾਸਿ ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ (5, 104-14)  
ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ (5, 281-6)  
ਸਚਾ ਸੇਵੀ ਸਚੁ ਸਾਲਾਹੀ ॥ (3, 122-7)  
ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ (5, 49-11)  
ਗੁਰੁ ਸਾਲਾਹੀ ਆਪਣਾ ਨਿਵ ਨਿਵ ਲਾਗਾ ਪਾਇ ॥ (3, 756-4)  
ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥ (1, 766-11)  
ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥ (1, 228-15)  
ਦਇਆ ਕਰਹੁ ਦਇਆਲ ਅਪਣੀ ਮਿਫਤਿ ਦੇਹੁ ॥ (5, 961-8)  
ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ (4, 758-17)  
ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥ (3, 1376-9)  
ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ (2, 1238-19)  
ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ (5, 622-3)  
ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥ (3, 556-7)  
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ (5, 1361-15)  
ਪਿਰਾ ਮੇਰੇ ਬਡੇ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥ (5, 507-12)  
ਉਸਤਤਿ ਕਰਹਿ ਤੁਮਰੀ ਜਨ ਮਾਧੋ ਗੁਨ ਗਾਵਹਿ ਹਰਿ ਰਾਇਆ ॥ (4, 1319-7)

### ਵਾਹਿਗੁਰੂਯਾਦ ਗਾਉਣਾ

ਮਨ ਰਾਮ ਨਾਮ ਗੁਨ ਗਾਈਐ ॥ (5, 211-12)  
ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ (5, 100-9)  
ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹੁ ਗੁਣ ਅਗਮ ਅਪਾਰੇ ॥ (5, 104-15)

### ਵਾਤ

ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥ (5, 1095-4)

## ਵਾਦ ਵਿਵਾਦ

- ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨ ਗੁਰ ਭਰਮਿ ਭੁਲਾਏ ॥ (3, 67-18)
- ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ (1, 1025-2)
- ਵਾਦਿ ਵਿਰੋਧਿ ਨ ਪਾਇਆ ਜਾਇ ॥ (3, 230-10)
- ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ ਭੀਤਰਿ ਹੋਦੀ ਵਸਤੁ ਨ ਜਾਣੈ ॥ (1, 152-6)
- ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥ (1, 142-7)
- ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ (3, 1091-14)
- ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ (3, 1249-1)
- ਵਾਦੁ ਪੜੈ ਰਾਗੀ ਜਗੁ ਭੀਜੈ ॥ ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ (1, 905-7)
- ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੁਝੇ ਸੁਖੁ ਨ ਹੋਈ ॥ (3, 570-5)
- ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ (1, 56-10)
- ਬਾਦੁ ਬਿਬਾਦੁ ਕਾਹੁ ਸਿਉ ਨ ਕੀਜੈ ॥ (ਨਾਮਦੇਉ, 1164-3)
- ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥ (ਕਬੀਰ, 483-3)
- ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥ ਵਾਦੁ ਵਖਾਣਹਿ ਤਤੁ ਨ ਜਾਣਾ ॥ (1, 1032-11)

## ਵਿਅੰਗ ਅਸਿੱਧੀ ਗੱਲ

- ਬਕਰੀ ਕਉ ਹਸਤੀ ਪ੍ਰਤਿਪਾਲੇ ॥ (5, 898-14)
- ਸੂਕੇ ਕਾਸਟ ਹਰੇ ਚਲੂਲ ॥ ਉਚੈ ਥਲਿ ਫੂਲੇ ਕਮਲ ਅਨੂਪ ॥ (5, 898-17)
- ਗਊ ਕਉ ਚਾਰੇ ਸਾਰਦੂਲ ॥ ਕਉਡੀ ਕਾ ਲਖ ਹੂਆ ਮੂਲ ॥ (5, 898-14)
- ਬੈਲ ਕਉ ਨੇਤ੍ਰੰ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥ (5, 198-4)
- ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ ਬਿਨੁ ਪੂੰਜੀ ॥ (5, 198-5)
- ਦੀਸਤ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬ ਛੁਰੀ ਸਟਿ ਪਾਈ ॥ (5, 898-16)

## ਵਿਅਰਥ

- ਜਾਂ ਪਤਿ ਲੇਖੈ ਨ ਪਵੈ ਤਾਂ ਸਭਿ ਨਿਰਾਫਲ ਕਾਮ ॥ (3, 358-2)
- ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥ (4, 166-14)
- ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ (1, 419-10)
- ਕਹ ਬਿਸੀਅਰ ਕਉ ਦੂਧੁ ਪੀਆਏ ॥ (ਕਬੀਰ, 481-4)
- ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥ (1, 420-9)

ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥ (5, 381-5)  
ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ (3, 588-6)  
ਕਉਆ ਕਹਾ ਕਪੂਰ ਚਰਾਏ ॥ (ਕਬੀਰ, 481-3)  
ਬਧਾ ਚਟੀ ਜੋ ਭਰੇ ਨ ਗੁਣੁ ਨ ਉਪਕਾਰੁ ॥ (2, 787-17)  
ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ (1, 420-8)  
ਵਰਮੀ ਮਾਰੀ ਸਾਪੁ ਨ ਮੁਆ ॥ (5, 1348-4)  
ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੁ ਨ ਪੜੈ ॥ (5, 179-10)  
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ (ਕਬੀਰ, 481-2)

### ਵਿਾਰਥ

ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ (1, 420-8)  
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ (ਕਬੀਰ, 481-2)  
ਗਾਡਰ ਲੇ ਕਾਮਧੇਨੁ ਕਰਿ ਪੂਜੀ ॥ (5, 198-5)  
ਜਾਂ ਪਤਿ ਲੇਖੈ ਨ ਪਵੈ ਤਾਂ ਸਭਿ ਨਿਰਾਫਲ ਕਾਮ ॥ (3, 358-2)  
ਕਹ ਬਿਸੀਅਰ ਕਉ ਦੂਧੁ ਪੀਆਏ ॥ (ਕਬੀਰ, 481-4)  
ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥ (1, 420-9)  
ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥ (5, 381-5)  
ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੁ ਨ ਪੜੈ ॥ (5, 179-10)  
ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ (1, 419-10)  
ਕਉਆ ਕਹਾ ਕਪੂਰ ਚਰਾਏ ॥ (ਕਬੀਰ, 481-3)  
ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ (3, 588-6)

### ਵਿਸ਼ਵਾਸ

ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ ਭੂਲਹਿ ਚੁਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥ (5, 51-17)  
ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ ਾਸੁ ਪ੍ਰਭ ਧਾਰਿਆ ॥ (5, 675-1)  
ਸਤਿਨਾਮੁ ਪ੍ਰਭ ਕਾ ਸੁਖਦਾਈ ॥ ਬਿਸ ਾਸੁ ਸਤਿ ਨਾਨਕ ਗੁਰ ਤੇ ਪਾਈ ॥ (5, 284-17)  
ਜਾ ਕੈ ਰਿਦੈ ਬਿਸ ਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ (5, 285-9)  
ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥ (4, 1326-6)

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ  
ਗੇੜਾ ਆਵਉ ਜਾਉ ॥ (3, 591-8)

ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥ (5, 640-7)

ਮੈ ਹਰਿ ਹਰਿ ਨਾਮੁ ਵਿਸਾਹੁ ॥ (4, 758-14)

ਜਿਨ ਕੈ ਮਨਿ ਸਾਚਾ ਬਿਸ ਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ (5, 677-13)

ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ (3, 643-11)

ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ (5, 283-13)

ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥ (5, 412-16)

ਮਨ ਅੰਤਰਿ ਬਿਸ ਾਸੁ ਕਰਿ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥ (5, 292-16)

### ਵਿਸਟਾ ਕਾ ਕੀੜਾ

ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ ਾ ਮਾਹਿ ਸਮਾਈ ॥ (3, 571-2)

ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥ (3, 364-5)

ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥ (3, 1347-2)

ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ (3, 1175-6)

### ਵਿਸਟਾ ਕੀੜਾ

ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥ (3, 1347-2)

ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥ (3, 1175-6)

ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥ (3, 28-9)

ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥ (3, 364-5)

ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ (1, 144-8)

ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ  
ਪਛੁਤਾਇ ॥ (3, 591-18)

ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ ਾ ਮਾਹਿ ਸਮਾਈ ॥ (3, 571-2)

### ਵਿਸਮਾਦ

ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥ (5, 979-1)

ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ (1, 463-19)

ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੁੰਗਾ ਮਨ ਮਹਿ ਬਿਸਮਾਦੁ ॥ (5, 801-13)  
 ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ  
 ਚਾਖਿ ਗੁੰਗਾ ਮੁਸਕਾਰੈ ॥ (5, 1302-2)  
 ਵੇਖਿ ਵਿਡਾਣ ਰਹਿਆ ਵਿਸਮਾਦੁ ॥ (1, 464-4)  
 ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥ (1, 1232-10)  
 ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਜਾਈ ਅਚਰਜ ਬਿਸਮਾਦ ॥ (5, 293-17)  
 ਦੇਹੁ ਸੰਦੇਸਰੇ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ  
 ਸਹੀਅਉ ॥ (5, 700-9)  
 ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥ (1, 599-4)  
 ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥ (3, 912-12)  
 ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ (5, 821-12)  
 ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ  
 ਗੁੰਗਾ ਮੁਸਕਾਵਤ ॥ (5, 1205-5)  
 ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੁਝਿਆ ਤਿਸੁ ਆਇਆ ਸਾਦੁ ॥ (5, 285-2)  
 ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ (5, 521-2)

### ਵਿਕਾਰ

ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲ ਨਹੀ ਧਾਰਤ ॥ (5, 743-18)  
 ਅਨਦ ਕਰਹੁ ਤਜਿ ਸਗਲ ਬਿਕਾਰ ॥ (5, 899-19)

### ਵਿਗਾਸ

ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ (5, 176-9)  
 ਜਲੁ ਪੀਵਤ ਜਿਉ ਤਿਖਾ ਮਿਟੰਤ ॥ ਧਨ ਬਿਗਸੈ ਗ੍ਰਿਹ ਆਵਤ ਕੰਤ ॥ (5, 914-13)  
 ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥ (1, 2-2)  
 ਨਾਨਕ ਭਗਤਾ ਸਦਾ ਵਿਗਾਸੁ ॥ (1, 2-17)  
 ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ (4, 168-15)

### ਵਿਘਨ

ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥ (5, 521-18)  
 ਬਿਘਨ ਗਏ ਹਰਿ ਨਾਈ ॥ (5, 627-14)

ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥ (5, 624-4)

ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ (5, 817-1)

ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ (5, 622-4)

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ (5, 522-3)

ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ (5, 520-5)

ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ (5, 817-17)

ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥ (5, 616-14)

ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ (5, 521-9)

ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥ (5, 801-15)

ਗੁਰ ਕੇ ਚਰਨ ਲਗੇ ਮਨਿ ਮੀਠੇ ॥ ਨਿਰਬਿਘਨ ਹੋਇ ਸਭ ਥਾਂਈ ਵੂਠੇ ॥ (5, 801-17)

### ਵਿਛੋੜਾ

ਵਿਛੁੜਿ ਵਿਛੁੜਿ ਜੇ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ (3, 1416-8)

ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੇ ਭਾਇ ਪਿਆਰੁ ॥ (3, 587-14)

ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ (3, 587-13)

ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ (1, 989-8)

ਪੇਈਅੜੈ ਪਿਰੁ ਜਾਤੇ ਨਾਹੀ ॥ ਝੁਠਿ ਵਿਛੁੰਨੀ ਰੋਵੈ ਧਾਹੀ ॥ (1, 109-15)

ਦੁਖੁ ਵੇਛੋੜਾ ਇਕੁ ਦੁਖੁ ਭੂਖ ॥ (1, 1256-13)

ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥ (3, 1262-11)

ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ (1, 60-19)

ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥ (1, 935-3)

ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥ ਜੋ ਨਰ ਬਿਛੁਰੇ ਰਾਮ ਸਿਉ ਨ ਦਿਨ ਮਿਲੈ ਨ ਰਾਤਿ ॥ (ਕਬੀਰ, 1371-3)

ਜੈਲਾ ਸਤਿਗੁਰੁ ਸੁਣੀਦਾ ਤੈਸੇ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ (5, 957-2)

ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥ (1, 1011-3)

ਪੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥ (1, 60-19)

ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥ (1, 934-5)



### ਵਿਜੋਗ

ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ (1, 6-19)  
ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ (5, 1007-15)  
ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥ (3, 1058-1)  
ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ (1, 934-5)  
ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ (5, 706-12)  
ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥ (1, 1032-16)  
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥ (4, 11-17)  
ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ (3, 509-9)  
ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਰਿ ਨ ਮੇਲੁ ॥ (1, 21-5)

### ਵਿਦਿਆ

ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥ (ਕਬੀਰ, 855-11)  
ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥ (ਕਬੀਰ, 1103-4)  
ਮੁਕਤਿ ਨਹੀ ਬਿਦਿਆ ਬਿਗਿਆਨਿ ॥ (1, 903-14)  
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ (1, 1329-5)  
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥ (5, 296-1)  
ਬਿਦਿਆ ਸੋਧੈ ਤਤ ਲਹੈ ਰਾਮ ਨਾਮ ਲਿਵ ਲਾਇ ॥ (1, 938-1)  
ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ (5, 613-8)  
ਬਿਦਿਆ ਕੋਟਿ ਸਭੈ ਗੁਨ ਕਰੈ ॥ ਤਉ ਪਾਰਬ੍ਰਹਮ ਕਾ ਅੰਤੁ ਨ ਲਹੈ ॥ (ਕਬੀਰ, 1163-6)  
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ (1, 356-14)  
ਬਿਨੁ ਬਿਦਿਆ ਕਹਾ ਕੋਈ ਪੰਡਿਤ ॥ (5, 1140-12)

### ਵਿਧਵਾ

ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ (1, 226-2)

### ਵਿਵੇਕ

ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ (4, 711-9)  
ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥ (ਰਵਿਦਾਸ, 486-7)  
ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨ ਬਿਬੇਕ ਭਰਮਾਇ ॥ (3, 1132-18)

ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥ (4, 1325-8)  
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੇ  
ਦੀਜੈ ਬੁਧਿ ਬਿਬੇਕਾ ॥ (5, 641-17)  
ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥ (4, 981-7)  
ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ (3, 772-16)  
ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ (3, 317-9)

### ਵਡਆਈ ਦੁੰਨੀਆ ਦੀ

ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ (2, 1290-15)  
ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥ (5, 319-10)  
ਲੋਕ ਪਤੀਣੈ ਨਾ ਪਤਿ ਹੋਇ ॥ (1, 661-8)  
ਜੈ ਜੈ ਕਾਰੁ ਜਗਤੁ ਮਹਿ ਲੋਚਹਿ ਸਭਿ ਜੀਆ ॥ (5, 808-1)  
ਵਡੇ ਵਡੇ ਜੋ ਦੁਨੀਆਦਾਰ ॥ ਕਾਹੂ ਕਾਜਿ ਨਾਹੀ ਗਾਵਾਰ ॥ (5, 238-12)  
ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ (5, 45-2)

### ਵੇਸਵਾ

ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ (5, 1143-10)  
ਜਿਉ ਬੇਸਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰਹਿ ਸੀਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ  
ਕੇ ਗਲੇ ਜਮ ਕਾ ਹੈ ਫਾਸ ॥ (ਨਾਮਦੇਉ, 1165-4)  
ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ (1, 226-2)  
ਬਿਨੁ ਸਿਮਰਨ ਭਏ ਕੁਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥ (5, 239-4)  
ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ (3, 1415-11)

### ਵੇਦ

ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੂ ਨਾਹਿ ॥ ਅਰਝਿ ਉਰਝਿ ਕੈ ਪਚਿ ਮੂਆ ਚਾਰਉ  
ਬੇਦਹੁ ਮਾਹਿ ॥ (ਕਬੀਰ, 1377-7)

### ਵੇਦ ਸ਼ਾਸਤਰ

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ  
ਅੰਧਾਰੁ ॥ (5, 675-18)  
ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖੜੁ ਮਹਿ ਏਕੁ ॥ (5, 294-2)

ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ  
ਬੁਝਹਿ ਗੁਰਮੁਖਿ ਵਿਰਲੈ ਜਾਤਾ ਹੇ ॥ (3, 1053-4)

ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥ (5, 385-15)

ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥ (5, 397-7)

ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥ (5, 237-10)

ਸਾਸਤ ਬੇਦੁ ਬਕੈ ਖੜੇ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੁਕਈ ਭਾਈ ਅੰਤਰਿ ਮੈਲੁ  
ਵਿਕਾਰੀ ॥ (1, 635-11)

ਬੇਦ ਪੁਰਾਨ ਪੜੇ ਕੇ ਇਹ ਗੁਨ ਸਿਮਰੇ ਹਰਿ ਕੇ ਨਾਮਾ ॥ (9, 220-4)

ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਉਬਰਨਾ ॥ ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ  
ਮਰਨਾ ॥ (ਕਬੀਰ, 477-2)

ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥ (5, 408-3)

ਬੇਦ ਕਤੇਬ ਸਿੰਮ੍ਰਿਤਿ ਸਭਿ ਸਾਸਤ ਇਨ੍ਹੁ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ  
ਤਿਸ ਕੀ ਨਿਰਮਲ ਸੋਈ ॥ (5, 747-18)

ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ (3, 920-14)

ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ (ਕਬੀਰ, 1350-4)

ਬੇਦ ਪਾਠ ਸੰਸਾਰ ਕੀ ਕਾਰ ॥ (1, 791-3)

ਕਥਾ ਕਹਾਣੀ ਬੇਦੀ ਆਣੀ ਪਾਪੁ ਪੁੰਨੁ ਬੀਚਾਰੁ ॥ (2, 1243-13)

ਬੇਦ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ (1, 1243-17)

ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹੁ ਪਸਾਰਾ ॥ (3, 459-14)

ਬ੍ਰਹਮਾ ਕੋਟਿ ਬੇਦ ਉਚਰੈ ॥ (ਕਬੀਰ, 1162-19)

ਪੰਡਿਤ ਬੇਦ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥ (5, 887-19)

ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ (3, 1066-4)

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ (3, 919-13)

ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ (3, 1058-4)

ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥ (1, 1016-1)

ਬੇਦ ਕਤੇਬੀ ਭੇਦੁ ਨ ਜਾਤਾ ॥ (1, 1021-16)

ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ  
॥ (5, 297-9)

ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ  
ਝਾਖੀ ਝਖਾਈਐ ॥ (5, 216-8)

ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥ ਬਿਨੁ ਰਸ ਰਾਤੇ ਮਨੁ ਬਹੁ ਨਾਟਾ  
॥ (1, 226-3)

ਬੇਦਾ ਗੰਢੁ ਬੋਲੇ ਸਚੁ ਕੋਇ ॥ (1, 143-12)

ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ  
ਸੁਰਗਿ ਅਵਤਾਰੀ ॥ (3, 423-5)

ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥ (5, 201-5)

### ਵੇਲ

ਵੰਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥ (, - )

ਮਾਰਵਾੜਿ ਜੈਸੇ ਨੀਰੁ ਬਾਲਹਾ ਬੋਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ  
ਮਨਿ ਰਾਮਈਆ ॥ (ਨਾਮਦੇਵ, 693-9)

ਵਧੀ ਵੇਲਿ ਬਹੁ ਪੀੜੀ ਚਾਲੀ ॥ (5, 396-5)

### ਵੇਲਾ ਵੱਕਤ

ਸਿਮਰਹਿ ਘੜੀ ਮੂਰਤ ਪਲ ਨਿਮਖਾ ॥ (5, 1079-8)

ਲਿਖਅਿੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ (1, 582-5)

ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ (3, 35-4)

ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥ (3, 645-5)

ਪ੍ਰਭੁ ਹਮਾਰੈ ਸਾਸਤ੍ਰ ਸਉਣ ॥ ਸੂਖ ਸਹਜ ਆਨ ਦ ਗ੍ਰਿਹ ਭਉਣ ॥ (5, 1137-9)

ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ (1, 1244-3)

ਨਾਮੁ ਹਮਾਰੈ ਸਉਣ ਸੰਜੋਗ ॥ (5, 1145-18)

ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥ (5, 1079-8)

ਥਿਤੀ ਵਾਰ ਸੇਵਹਿ ਮੁਗਧ ਗਵਾਰ ॥ (3, 843-2)

ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ (ਸਵਘੋ ਸ੍ਰੀ ਮੁਖਬਾਕੁ ਮਹਲਾ 5,  
1387-11)

ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ (5, 401-2)

ਸਾਹੇ ਲਿਖੇ ਨ ਚਲਨੀ ਜਿੰਦੁ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ (ਫਰੀਦ,  
1377-17)

ਵਖਤੁ ਵੀਚਾਰੇ ਸੁ ਬੰਦਾ ਹੋਇ ॥ (1, 83-19)

ਇਕੁ ਦਮੁ ਸਾਚਾ ਵੀਸਰੈ ਸਾ ਚੇਲਾ ਬਿਰਥਾ ਜਾਇ ॥ (3, 506-14)

ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥ ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ  
ਆਵੈ ਕਾਲੁ ॥ (ਕਬੀਰ, 1371-16)

### ਵੈਸ਼

ਖੜੀ ਬ੍ਰਾਹਮਣੁ ਸੁਦੁ ਵੈਸੁ ਕੇ ਜਾਪੈ ਹਰਿ ਮੰਤ੍ਰੁ ਜਪੈਨੀ ॥ (4, 800-5)

ਖੜੀ ਬ੍ਰਾਹਮਣੁ ਸੁਦ ਵੈਸ ਸਭ ਏਕੈ ਨਾਮਿ ਤਰਾਨਥ ॥ (5, 1001-13)

ਖੜੀ ਬ੍ਰਾਹਮਣੁ ਸੁਦੁ ਬੈਸੁ ਉਧਰੈ ਸਿਮਰਿ ਚੰਡਾਲ ॥ (5, 300-13)

### ਵੈਸ਼ਨੋ

ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ (5, 258-10)

ਬੈਸਨੋ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਭੂਬੇ ਸਭ  
ਅਗਿਆਨ ॥ (5, 1202-19)

ਬੈਸਨੋ ਸੇ ਜਿਸੁ ਉਪਰਿ ਸੁ ਪ੍ਰਸੰਨ ॥ (5, 274-6)

ਸੇ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥ (5, 199-6)

ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥ (5, 274-7)

ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹੁ ਕੁਟੇ ਕਿਆ ਫਲੁ ਪਾਵੈ ॥ (5, 960-6)

ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹ ਬੈਸਨੋ ਪਰਮ ਗਤਿ ਪਾਵੈ ॥ (5, 274-9)

### ਵੈਦ

ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥ (1,  
1279-15)

ਵੈਦਾ ਵੈਦੁ ਸੁ ਵੈਦ ਤੂ ਪਹਿਲਾਂ ਰੋਗੁ ਪਛਾਣੁ ॥ (2, 1279-16)

ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥ (2, 1279-17)

ਸਤਿਗੁਰ ਬਾਝਹੁ ਵੈਦੁ ਨ ਕੋਈ ॥ (3, 1016-10)

ਰੋਗੁ ਦਾਰੂ ਦੇਵੈ ਬੁਝੈ ਤਾ ਵੈਦੁ ਸੁਜਾਣੁ ॥ (2, 148-9)

ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ (5, 1363-  
15)

ਸੇ ਗੁਰੂ ਸੇ ਸਿਖੁ ਕਥੀਅਲੇ ਸੇ ਵੈਦੁ ਜਿ ਜਾਣੈ ਰੋਗੀ ॥ (1, 503-11)

ਵੈਦੇ ਨ ਵਾਈ ਭੈਣੇ ਨ ਭਾਈ ਏਕੋ ਸਹਾਈ ਰਾਮੁ ਹੇ ॥ (5, 1008-1)

ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥  
ਵੈਦ ਨ ਭੋਲੇ ਦਾਰੂ ਲਾਇ ॥ (1, 1256-15)

ਮੇਰਾ ਬੈਦੁ ਗੁਰੂ ਗੋਵਿੰਦਾ ॥ (5, 618-3)

ਰੋਗੁ ਵਡੇ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ (1, 1189-6)

ਬੈਰੀ ਉਲਟਿ ਭਏ ਹੈ ਮੀਤਾ ॥ (ਕਬੀਰ, 326-18)

ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ  
ਬੈਰਾਨਾ ॥ (5, 403-8)

ਧਨੁ ਜੋਬਨੁ ਦੁਇ ਵੈਰੀ ਹੋਏ ਜਿਨ੍ਹੀ ਰਖੇ ਰੰਗੁ ਲਾਇ ॥ (1, 417-7)

ਸੰਗਿ ਸਹਾਈ ਸੁ ਆਵੈ ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ (5, 267-17)

ਵਵਾ ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ (5, 259-18)

ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ (4, 306-18)

ਵੈਰ ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ (5, 259-19)

ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ ਨਾਮੁ ਸਾਧ ਸੰਗਿ ਲੈਨ ॥ (5, 295-13)

ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥ (3, 1176-7)

ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥ (5, 1099-15)

ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥ (5, 1299-16)

ਗੁਰਮੁਖਿ ਵੈਰ ਵਿਰੋਧ ਗਵਾਵੈ ॥ (1, 942-7)